



## BIBEK PRAKASH

[Discourses on the Sikh Philosophy]

by

BHAI KRISHAN SINGH

18, Mall Avenue, Mall Road, Amritsar.

Phone : 2572784

Mobile : 98152-67184

© ਭਾਈ ਕ੍ਰਿਸ਼ਨ ਸਿੰਘ

ISBN 81-7205-285-4

ਪਹਿਲੀ ਵਾਰ ਜਨਵਰੀ 1999

ਦੂਜੀ ਵਾਰ ਜੁਲਾਈ 1999

ਤੌਜੀ ਵਾਰ ਅਪ੍ਰੈਲ 2003

ਮੁੱਲ : 60-00 ਰੁਪਏ

ਪ੍ਰਕਾਸ਼ਕ :

## ਸਿੰਘ ਬ੍ਰਦਰਜ਼

ਬਜ਼ਾਰ ਮਾਈ ਸੇਵਾਂ, ਅੰਮ੍ਰਿਤਸਰ - 143 006

S.C.O. 223-24, ਸਿਟੀ ਸੈਂਟਰ, ਅੰਮ੍ਰਿਤਸਰ - 143 001

E-mail : singhbro@vsnl.com

Website : www.singhbrothers.com

ਪ੍ਰਿੰਟਰਜ਼ :

ਪ੍ਰਿੰਟਵੈਲ, 146, ਇੰਡਸਟ੍ਰੀਅਲ ਡੋਕਲ ਪੁਆਇੰਟ, ਅੰਮ੍ਰਿਤਸਰ

## ਸਮਰਪਤ

ਬ੍ਰਾਹਮਵੇਤਾ ਆਤਮਦਰਸ਼ੀ ਪਰਮ ਸਨਮਾਨ ਯੋਗ

ਸਚਖੰਡਵਾਸੀ ਬ੍ਰਾਹਮਲੀਨ

ਸ੍ਰੀਮਾਨ ਸੰਤ ਜਗਦੀਸ਼ ਸਿੰਘ ਜੀ 'ਨਿਰਮਲੇ'

(ਸੰਤਨ ਕੀ ਕੁਟੀਆ, ਅੰਮ੍ਰਿਤਸਰ ਵਾਲੇ)

ਜਿਨ੍ਹਾਂ ਦੀ ਸੰਗਤ ਸਦਕਾ ਇਹ ਮਾਰਗ ਨਸੀਬ ਹੋਇਆ !

## ਤਤਕਰਾ

—ਮੁਖਬੰਧ	9
—ਪੁਸਤਕ ਬਾਰੇ	11
—ਬਿਬੇਕ ਪ੍ਰਕਾਸ਼ ਬਾਰੇ	13
—ਦੋ ਸ਼ਬਦ	15
—ਹਰਿ ਕੀ ਕਬਾ	16
• ਮਾਰਗ ਤੇ ਉਝੜ	17
• ਕਾਂ ਅਤੇ ਕੋਇਲ ਦਾ ਜੀਵਨ	23
• ਮੈਲਾ ਮਨ—ਨਿਰਮਲ ਮਨ	31
• ਪਾਣੀ ਰਿੜਕਣਾ—ਦਹੀਂ ਰਿੜਕਣਾ	41
• ਰਾਮ-ਰਸ ਤੇ ਅਨ ਰਸ (ਹੋਰ ਰਸ)	49
• ਕੱਚ ਤੇ ਕੰਚਨ	59
• ਅੰਧੇਰਾ ਤੇ ਪ੍ਰਕਾਸ਼	67
• ਨਕਲੀ ਮੰਗਤਾ ਤੇ ਅਸਲੀ ਮੰਗਤਾ	76
• ਸੱਚਾ ਦੀਵਾਨਾ ਤੇ ਝੂਠਾ ਦੀਵਾਨਾ	83
• ਸੀਤਲਤਾ ਤੇ ਤਪਸ਼	91
• ਜਗਤ ਤੇ ਪਰਮਾਤਮਾ	98

## ਤੀਸਰੀ ਐਡੀਸ਼ਨ ਡਾਪਣ 'ਤੇ

ਪ੍ਰਭੂ ਕ੍ਰਿਪਾ ਸਦਕਾ ਮੈਂ ਇਸ ਪੁਸਤਕ ਦੀ ਪਹਿਲੀ ਐਡੀਸ਼ਨ ਜਨਵਰੀ 1999 ਵਿਚ ਨੈਰੋਬੀ ਵਿਖੇ ਛਾਪੀ, ਉਸ ਸਮੇਂ ਨੈਰੋਬੀ ਦੀਆਂ ਸੰਗਤਾਂ ਦਾ ਹੀ ਉਪਰਾਲਾ ਸੀ, ਜਿਥੇ ਪੁਸਤਕ ਦੀ ਸੋਧ ਵੀ ਕੀਤੀ ਗਈ ਅਤੇ ਛਾਪਣ ਦੇ ਲਈ ਸਤਿਕਾਰ-ਯੋਗ ਸ. ਸੁਰਿੰਦਰ ਸਿੰਘ ਜੀ ਵਿਰਦੀ ਜੀ ਨੇ ਸਾਰੀ ਸੇਵਾ ਸੰਭਾਲੀ। ਨੈਰੋਬੀ ਵਿਖੇ ਹੀ ਪੁਸਤਕ ਰਿਲੀਜ਼ ਹੋਈ। ਪਹਿਲੀ ਪੁਸਤਕ ਸੰਗਤਾਂ ਹੱਥ ਆਈ ਤੇ ਸੰਗਤਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਜਿਸ ਕਾਰਣ ਦੂਸਰੀ ਐਡੀਸ਼ਨ ਜੁਲਾਈ 1999 ਵਿਚ ਹੀ ਦੁਬਾਰਾ ਛਾਪ ਗਈ। ਦੂਸਰੀ ਵਾਰ ਸ੍ਰੀ ਅੰਮ੍ਰਿਤਸਰ ਵਿਖੇ ਛਾਪੀ।

ਸੰਗਤਾਂ ਦੇ ਅਥਾਰ ਪਿਆਰ ਸਦਕਾ ਹੁਣ ਤੀਸਰੀ ਐਡੀਸ਼ਨ ਛਾਪਣ ਦਾ ਹੌਸਲਾ ਕਰ ਸਕਿਆ ਹਾਂ। ਇਹ ਐਡੀਸ਼ਨ ਸਿੰਘ ਬੁਦਹੜ ਵੱਲੋਂ ਲੋੜੀਂਦੀ ਸੁਧਾਈ ਉਪਰੰਤ ਪ੍ਰਕਾਸ਼ਤ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਸੰਗਤਾਂ ਪਹਿਲਾਂ ਵਾਂਗ ਹੀ ਇਸ ਲਿਖਤ ਨਾਲ ਪਿਆਰ ਕਰਨਗੀਆਂ।

ਸਮੂਹ ਸੰਗਤਾਂ ਦੇ ਧੰਨਵਾਦ ਸਹਿਤ,

—ਦਾਸਤ  
ਕ੍ਰਿਸ਼ਨ ਸਿੰਘ

ਮਨੁੱਖ ਨੂੰ ਬਹੁਤ ਚੰਗੇ ਕਰਕੇ ਇਹ ਅਮੋਲਕ ਜਨਮ ਮਿਲਿਆ, ਪਰ ਬਿਬੇਕ ਬੁੱਧੀ ਨਾ ਹੋਣ ਕਰਕੇ ਇਹ ਭਲੇ ਬੁਰੇ ਦੀ ਪਛਾਣ ਨਾ ਕਰ ਸਕਿਆ, ਜਿਸ ਕਰਕੇ ਕੀਮਤੀ ਜਨਮ ਬੇਅਰਥ ਹੀ ਚਲਾ ਗਿਆ। ਭਾਵੇਂ ਇੰਦਰ ਗਜੇ ਵਰਗੇ ਮਹਿਲ ਅਤੇ ਤਖ਼ਤ ਭੀ ਕੋਲ ਹੋਵਣ, ਪਰ ਹਗੀ ਦੀ ਭਗਤੀ ਬਿਨਾਂ ਉਹ ਕਿਸ ਕੰਮ ਦੇ ਹਨ! ਪ੍ਰਭੂ ਪਾਤਿਸ਼ਾਹ ਦੇ ਮਿਲਾਪ ਵਾਲੇ ਰਸ ਦੀ ਕੋਈ ਵਿਚਾਰ ਨਾ ਕੀਤੀ, ਜਿਸ ਨਾਲ ਥਾਕੀ ਦੁਨੀਆ ਦੇ ਸੁਆਦ ਭੁੱਲ ਜਾਂਦੇ। ਇਸ ਗੱਲ ਨੂੰ ਜਾਣਦੇ ਹੋਏ ਵੀ ਅਸੀਂ ਅਨਜਾਣ ਹੀ ਬਣੇ ਰਹੇ ਤੇ ਇਸ ਸੋਚਣ ਵਾਲੀ ਗੱਲ ਨੂੰ ਨਾ ਸੋਚਦਿਆਂ ਹੀ ਦਿਨ ਲੰਘਦੇ ਗਏ।

ਭਗਤ ਰਵਿਦਾਸ ਜੀ ਕਥਨ ਕਰਦੇ ਹਨ :

ਚੁਲਭਾਂ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥  
ਰਾਜੇ ਇੰਦ੍ਰ ਸਮਸਰਿ ਗਿਹੁ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥  
ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥  
ਜਿਸ ਰਸ ਅਨਰਸ ਬੀਸਰਿ ਜਾਹੀ ॥੧॥ਰਹਾਉ॥  
ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥  
ਇੰਦ੍ਰੀ ਸਬਲ ਨਿਬਲ ਬਿਬੇਕ ਬੁੱਧੀ ਪਰਮਾਰਥ ਪਰਵੇਸ ਨਹੀ ॥੨॥

(ਗੁਰੂ ਸੋਗਠਿ ਬਾਣੀ ਭਗਤ ਰਵਿਦਾਸ ਜੀ ਕੀ, ਪੰਨਾ 658)

ਸਾਡੀਆਂ ਪੰਜ ਗਿਆਨ-ਇੰਦ੍ਰੀਆਂ ਤਾਕਤਵਰ ਹੋ ਗਈਆਂ ਤੇ ਬਿਬੇਕ ਬੁੱਧੀ ਕਮਜ਼ੋਰ ਹੋ ਗਈ, ਜਿਸ ਕਰਕੇ ਦੁਨੀਆ ਵਿਚ, ਸੰਸਾਰਕ ਸੁਖਾਂ ਵੱਲ ਮਨ ਦੌੜਦਾ ਰਿਹਾ ਤੇ ਪ੍ਰਭੂ ਦੀ ਤਰੱਫ ਪਹੁੰਚ ਨਾ ਹੋ ਸਕੀ। ਸੁਭਾਵਕ ਹੀ ਗੱਲ ਹੈ ਕਿ ਜੇਕਰ ਪੰਜ ਗਿਆਨ-ਇੰਦ੍ਰੇ—ਕੰਨ, ਖਲੜੀ (ਤਵੰਚਾ), ਅੱਖ, ਰਸਨਾ ਤੇ ਨੱਕ, ਜੇ ਅੰਦਰੋਂ ਖਾਹਿਸ਼ ਪੈਦਾ ਹੋਵੇਗੀ ਤਾਂ ਇਹ ਪੰਜੇ—ਸ਼ਬਦ, ਸਪਰਸ਼, ਰੂਪ, ਰਸ ਤੇ ਗੰਧ ਦੀ ਮੰਗ ਕਰਨਗੇ। ਰਾਤ ਦਿਨ ਮੇਨ ਦੀ ਵਿਚਾਰਧਾਰਾ ਵਿਚ ਕੰਨ ਦੁਨਿਆਵੀ ਸੰਗੀਤ ਤੇ ਦੁਨਿਆਵੀ ਬੋਲਾਂ ਦੀ ਤਰੱਫ, ਖਲੜੀ ਸਰੀਰਕ ਸਪਰਸ਼ ਦੀ ਤਰੱਫ, ਅੱਖ ਪਰ-ਰੂਪ ਦੀ ਤਰੱਫ, ਰਸਨਾ ਵਧੀਆ ਸੁਆਦ ਚੱਖਣ ਦੀ ਤਰੱਫ ਤੇ ਨੱਕ ਸੁਗੰਧੀ ਦੀ ਤਰੱਫ ਹੀ ਦੌੜਦੇ ਰਹਿੰਗੇ। ਰੋਕਿਆਂ ਵੀ ਇਸ ਕਰਕੇ ਨਹੀਂ ਰੁਕਦੇ ਕਿਉਂਕਿ ਬਿਬੇਕ ਬੁੱਧੀ ਕਮਜ਼ੋਰ ਹੈ ਤੇ ਪੰਜ ਗਿਆਨ-ਇੰਦ੍ਰੀਆਂ ਦੀ ਸ਼ਕਤੀ ਤਾਕਤਵਰ ਹੋ ਗਈ ਹੈ। ਪੰਜ ਗਿਆਨ-ਇੰਦ੍ਰੀਆਂ ਨੂੰ ਮਨ ਸਹਾਰਾ ਦਿੰਦਾ ਹੈ ਤੇ ਮਨ ਦੇ ਬਿ੍ਨ੍ਹੀਆਲਾਂ ਦਾ ਫੈਸਲਾ ਬੁੱਧੀ

ਕਰਦੀ ਹੈ, ਅਗਰ ਬੁੱਧੀ ਸਹੀ ਫੈਸਲਾ ਕਰ ਕੇ ਪੂਰੀ ਤਾਕਤ ਨਾਲ ਮਨ 'ਤੇ ਲਾਗੂ ਕਰ ਸਕੇ ਤਾਂ ਪੰਜੇ ਗਿਆਨ-ਇੰਦੀਆਂ ਕਾਬੂ ਵਿਚ ਆ ਜਾਂਦੀਆਂ ਹਨ। ਇਸੇ ਲਈ ਹੀ ਗੁਰੂ ਸਾਹਿਬ ਜੀ ਲਿਖਦੇ ਹਨ :

ਇੰਦੀ ਜਿਤ ਪੰਚ ਦੋਖ ਤੇ ਰਹਤ ॥

ਨਾਨਕ ਕੌਟ ਮਧੇ ਕੋ ਐਸਾ ਅਪਰਸ ॥ (ਗਊੜੀ ਸੁਖਮਨੀ ਮ: ੫, ਪੰਨਾ 274)

ਇਸ ਬਿਬੇਕ ਪ੍ਰਕਾਸ਼ ਪੁਸਤਕ ਵਿਚ ਨਿਮਾਣਾ ਜਿਹਾ ਯਤਨ ਕੀਤਾ ਗਿਆ ਹੈ ਕਿ ਸਾਡੀ ਬੁੱਧੀ ਵਿਚ ਬਿਬੇਕ ਦੀ ਵਿਚਾਰ-ਧਾਰਾ ਪੂਰੀ ਤਾਕਤਵਰ ਹੋਵੇ ਤੇ ਜਿਸ ਨਾਲ ਸਾਡੀ ਬੁੱਧੀ ਕਮਜ਼ੋਰ ਨਾ ਹੋਵੇ।

ਭਾਵੇਂ ਦਾਸ ਕਾਢੀ ਸਮੇਂ ਤੋਂ ਦੇਸ ਪ੍ਰਦੇਸ ਤਕ ਸੰਗਤਾਂ ਨਾਲ ਕਥਾ ਕਰਨ ਦੀ ਸਾਂਝ ਪ੍ਰਾਪਤ ਕਰ ਚੁੱਕਾ ਹੈ, ਪਰ ਫਿਰ ਵੀ ਕਈ ਬਾਵਾਂ ਤੋਂ ਸੰਗਤਾਂ ਵੱਲੋਂ ਪੇਰਨਾ ਹੋਈ ਕਿ ਇਹਨਾਂ ਵਿਚਾਰਾਂ ਨੂੰ ਲਿਖਤੀ ਰੂਪ ਵੀ ਦਿੱਤਾ ਜਾਵੇ। ਏਸੇ ਆਧਾਰ 'ਤੇ ਇਸ ਬਿਬੇਕ ਪ੍ਰਕਾਸ਼ ਪੁਸਤਕ ਨੂੰ ਲਿਖਣ ਦਾ ਇਹ ਨਿਮਾਣਾ ਜਿਹਾ ਯਤਨ ਕੀਤਾ ਹੈ। ਪ੍ਰਭੂ-ਕ੍ਰਿਪਾ ਸਦਕਾ ਜੋ ਵੀ ਪੇਰਨਾ ਮਿਲੀ, ਉਸ ਅਨੁਸਾਰ ਇਹ ਪਹਿਲੀ ਪੁਸਤਕ ਲਿਖ ਰਿਹਾ ਹਾਂ, ਇਸ ਵਿਚ ਕਈ ਗਲਤੀਆਂ ਰਹਿ ਗਈਆਂ ਹੋਣਗੀਆਂ, ਉਸ ਦੇ ਲਈ ਮੈਂ ਪਾਠਕਾਂ ਪਾਸੋਂ ਖਿਮਾ ਦਾ ਜਾਚਕ ਹਾਂ। ਪ੍ਰਭੂ ਹੋਰ ਵੀ ਸੁਮੱਤ ਬਖਸ਼ਣ ਤਾਕਿ ਅਗਾਂਹ ਤੋਂ ਕੁਝ ਠੀਕ ਲਿਖ ਸਕਾਂ।

ਇਸ ਪੁਸਤਕ ਦੀ ਪਹਿਲੀ ਐਡੀਸ਼ਨ ਛਾਪਣ ਦੇ ਲਈ ਬਹੁਤ ਵੱਡਾ ਸਹਿਯੋਗ ਦਿੱਤਾ ਸਤਿਕਾਰ ਯੋਗ ਸ. ਸੁਰਿਦਰ ਸਿੰਘ ਜੀ ਵਿਰਦੀ, ਨੈਰੋਬੀ, ਕੀਨੀਆ ਨਿਵਾਸੀ ਜੀ ਨੇ। ਇਹ ਵੱਡੀ ਸੇਵਾ ਸਤਿਗੁਰੂ ਜੀ ਪ੍ਰਵਾਨ ਕਰਨ ਤੇ ਇਹਨਾਂ ਨੂੰ ਹੋਰ ਵੀ ਚੜ੍ਹਦੀਆਂ ਕਲਾਂ ਸਹਿਤ ਸੇਵਾ ਸਿਮਰਨ ਦੀਆਂ ਦਾਤਾਂ ਬਖਸ਼ਣ।

ਸੰਗਤਾਂ ਦਾ ਦਾਸ,  
ਕ੍ਰਿਸ਼ਨ ਸਿੰਘ

ਇਨਸਾਨ ਦੀ ਸਦੀਵੀ ਜੀਵਨ ਦੀ ਭਾਸ਼ਾ ਨੂੰ ਸਿਵਾਏ ਧਰਮ (ਆਤਮਕ-ਵਿਦਿਆ) ਦੇ ਹੋਰ ਕੋਈ ਪੂਰਿਆਂ ਕਰ ਹੀ ਨਹੀਂ ਸਕਦਾ। ਇਹ ਆਤਮਕ ਗਿਆਨ ਅੱਛੇ ਸਿਆਣੇ ਵਿਦਵਾਨ ਹੀ ਜੀਵ ਨੂੰ ਪ੍ਰਾਪਤ ਕਰਾ ਸਕਦੇ ਹਨ।

ਭਾਈ ਕ੍ਰਿਸ਼ਨ ਸਿੰਘ ਜੀ ਜਿਹੜੇ ਇਸ ਸਮੇਂ ਦੇ ਗੁਰਮਤਿ ਦੇ ਮਹਾਨ ਵਿਦਵਾਨ, ਦਾਰਸ਼ਨਿਕ ਤੇ ਗੁਰਮਤਿ ਦੇ ਧਾਰਨੀ ਗੁਰਮੁਖ ਹਨ, ਕਈ ਦੱਡਾ ਕੀਨੀਆ ਵਿਖੇ ਧਾਰਮਕ ਪ੍ਰਚਾਰਕ ਬਣ ਕੇ ਆਏ। ਇਨ੍ਹਾਂ ਗੁਰਮਤਿ ਵਿਚਾਰਾਂ ਦੁਆਰਾ ਸਿਖ ਸੰਗਤਾਂ 'ਤੇ ਬਹੁਤ ਬਖਸ਼ਿਸ਼ਾਂ ਕੀਤੀਆਂ। ਇਨ੍ਹਾਂ ਦੇ ਵਿਚਾਰਾਂ ਤੋਂ ਸਿਖ ਸੰਗਤਾਂ ਬਹੁਤ ਹੀ ਪ੍ਰਭਾਵਤ ਹੋਈਆਂ। ਬਹੁਤ ਸਮੇਂ ਤੋਂ ਸੰਗਤਾਂ ਦੀ ਮੰਗ ਸੀ ਕਿ ਬੇਸ਼ਕ ਭਾਈ ਸਾਹਿਬ ਕ੍ਰਿਸ਼ਨ ਸਿੰਘ ਜੀ ਬਹੁਤ ਪ੍ਰਭਾਵਸ਼ਾਲੀ ਗੁਰਮਤਿ-ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਦੇ ਹਨ, ਤੇ ਇਨ੍ਹਾਂ ਦੇ ਵਿਚਾਰ ਟੇਪਾਂ ਵਿਚ ਵੀ ਰਿਕਾਰਡ ਕੀਤੇ ਗਏ ਹਨ, ਪਰ ਫਿਰ ਵੀ ਇਨ੍ਹਾਂ ਵਿਚਾਰਾਂ ਨੂੰ, ਇਸ ਗਿਆਨ ਨੂੰ ਪੁਸਤਕ ਦਾ ਰੂਪ ਦਿੱਤਾ ਜਾਵੇ ਤਾਂ ਜੋ ਇਹ ਗਿਆਨ ਦਾ ਪ੍ਰਯਾਸਾਨ ਹਰ ਪਰਿਵਾਰ ਆਪਣੇ ਪਾਸ ਰੱਖ ਕੇ ਲਾਭ ਪ੍ਰਾਪਤ ਕਰ ਸਕੇ।

ਸੰਗਤਾਂ ਦੀ ਇਸ ਮੰਗ ਨੂੰ ਮੁਖ ਰੱਖਦੇ ਹੋਏ ਭਾਈ ਸਾਹਿਬ ਨੇ ਬਿਬੇਕ ਪ੍ਰਕਾਸ਼ ਪੁਸਤਕ ਦੀ ਰਚਨਾ ਕੀਤੀ।

ਇਸ ਪੁਸਤਕ ਵਿਚ ਭਾਈ ਸਾਹਿਬ ਕ੍ਰਿਸ਼ਨ ਸਿੰਘ ਜੀ ਨੇ ਜੀਵਨ ਦੇ ਹਰ ਪਹਿਲੂ ਨੂੰ ਮੁੱਖ ਰੱਖਦੇ ਹੋਏ ਵੱਖਰੇ ਵੱਖਰੇ ਸਿਰਲੇਖਾਂ ਹੇਠ ਗੁਰਮਤਿ-ਵਿਚਾਰ ਬੇਅੰਤ ਪ੍ਰਮਾਣਾਂ ਦੁਆਰਾ, ਢੁਕਵੀਆਂ ਮਿਸਾਲਾਂ ਦੁਆਰਾ ਪ੍ਰਗਟ ਕੀਤੇ ਹਨ।

ਵਿਚਾਰ ਸਾਧਾਰਨ ਢੰਗ ਨਾਲ ਦਰਸਾਏ ਗਏ ਹਨ ਤਾਂ ਜੋ ਸਾਧਾਰਨ ਵਿਅਕਤੀ ਭੀ ਸਮਝ ਸਕੇ। ਇਹ ਲੇਖ ਗੁਰਮਤਿ ਦੀਆਂ ਬਹੁਤ ਗੁਰਜ ਗੱਲਾਂ ਨੂੰ ਸਮਝਣ ਲਈ ਬੜੇ ਸਹਾਈ ਹੋਣਗੇ।

ਭਾਈ ਸਾਹਿਬ ਜੀ ਕਹਿਣੀ ਤੇ ਕਰਨੀ ਦੇ ਮਾਲਿਕ ਹਨ, ਭਗਤੀ-ਭਾਵ ਤੇ ਸਿਮਰਨ ਦੇ ਪੂਰੇ ਧਾਰਨੀ ਹਨ। ਇਹ ਹੀ ਕਾਰਨ ਹੈ ਕਿ ਇਨ੍ਹਾਂ ਦੀ ਰਸਨਾ ਤੋਂ ਨਿਕਲੇ ਸ਼ਬਦ ਹਰ ਪ੍ਰਾਣੀ ਦੇ ਮਨ ਦੇ ਮਾਲਕ ਬਣ ਜਾਂਦੇ ਹਨ।

ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥

ਜਿਸ ਕੀ ਸੀਖ ਤਰੈ ਸੰਸਾਰੁ ॥

(ਗਊੜੀ ਸੁਖਮਨੀ ਮ: ੫, ਪੰਨਾ 269)

ਇਸੇ ਹੀ ਤਰ੍ਹਾਂ ਹਰ ਇਨਸਾਨ ਆਪਣਾ ਜੀਵਨ ਪਿਆਰ ਤੇ ਸ਼ਰਧਾ ਵਾਲਾ  
ਬਣਾ ਲੈਂਦਾ ਹੈ।

**ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥**

(ਜੁਗੀ ਮ: ੩, ਪੰਨਾ 772)

ਦਾਸ ਆਸ ਕਰਦਾ ਹੈ ਕਿ ਦੇਸ ਪ੍ਰਦੇਸ ਵਿਚ ਰਹਿਣ ਵਾਲੇ ਗੁਰਸਿਖ ਪਰਿਵਾਰ  
ਇਹ ਪੁਸਤਕ ਪੜ੍ਹ ਕੇ ਜ਼ਿਆਦਾ ਤੋਂ ਜ਼ਿਆਦਾ ਲਾਹਾ ਪ੍ਰਾਪਤ ਕਰਨ।

ਦਾਸ ਸਤਿਗੁਰਾਂ ਦੇ ਚਰਨਾਂ ਵਿਚ ਅਰਦਾਸ ਕਰਦਾ ਹੈ ਕਿ ਸਤਿਗੁਰ ਸੱਚੇ  
ਪਾਤਿਸ਼ਾਹ ਭਾਈ ਸਾਹਿਬ ਜੀ ਦੇ ਸੀਸ 'ਤੇ ਮੇਹਰਾਂ ਭਰਿਆ ਹੱਥ ਰੱਖਣ, ਹੋਰ ਗੁਰਮਤਿ  
ਗਿਆਨ ਬਖਸ਼ਣ ਤੇ ਗੁਰੂ ਦਾ ਸੰਦੇਸ਼ਾ ਸਿਖ ਸੰਗਤਾਂ ਤਾਈਂ ਪਹੁੰਚਾਂਦੇ ਰਹਿਣ।

ਅੰਧੀਰ ਵਿਚ ਦਾਸ ਸ. ਸੁਰਿੰਦਰ ਸਿੰਘ ਵਿਰਦੀ ਜੀ ਦਾ ਬਹੁਤ ਹੀ ਧੰਨਵਾਦੀ  
ਹੈ, ਜਿਨ੍ਹਾਂ ਦੇ ਉਪਰਾਲੇ ਨਾਲ ਇਸ ਪੁਸਤਕ ਦੀ ਪਹਿਲੀ ਐਡੀਸ਼ਨ ਛਪਾਈ ਗਈ,  
ਕਿਉਂਕਿ ਆਪ ਜੀ ਭਾਈ ਸਾਹਿਬ ਜੀ ਹੁੰਦਾਂ ਦੇ ਬੜੇ ਸ਼ਰਧਾਲੂ ਹਨ।

ਵਾਹਿਗੁਰੂ ਜੀ ਕਾ ਖਾਲਸਾ ॥

ਵਾਹਿਗੁਰੂ ਜੀ ਕੀ ਫਤਹਿ ॥

### ਤਰਸੇਮ ਸਿੰਘ ਪਨੇਸਰ

ਪ੍ਰਣਾ

ਸ੍ਰੀ ਗਰਦਾਰਾ ਰੇਲਵੇ ਲਾਂਡੀਆਂ,  
ਸਾਊਬ ਸੀ, ਨੈਰੋਬੀ

### ਬਿਬੇਕ ਪ੍ਰਕਾਸ਼ ਬਾਰੇ

ਬਿਬੇਕ ਪ੍ਰਕਾਸ਼ ਭਾਈ ਕਿਸ਼ਨ ਸਿੰਘ ਜੀ ਦੀ ਪਲੇਠੀ ਰਚਨਾ ਹੈ। ਇਸ ਵਿਚ  
ਉਨ੍ਹਾਂ ਨੇ ਗੁਰਮਤਿ ਦੀ ਵਿਆਖਿਆ ਬੜੇ ਸਰਲ ਅਤੇ ਭਾਵਪੂਰਤ ਢੰਗ ਨਾਲ ਕੀਤੀ  
ਹੈ। ਗੁਰਮਤਿ ਦੇ ਵੱਧ ਤੋਂ ਵੱਧ ਨੁਕਤਿਆਂ ਨੂੰ ਖੇਲ੍ਹਣ ਲਈ ਉਨ੍ਹਾਂ ਨੇ ਛੋਟੀਆਂ ਛੋਟੀਆਂ  
ਸਾਖੀਆਂ ਦਾ ਆਸਰਾ ਲਿਆ ਹੈ। ਭਾਵੇਂ ਇਹ ਸਾਖੀਆਂ ਵਾਲਾ ਤਰੀਕਾ ਪੁਰਾਤਨ  
ਹੈ, ਪੰਤੂ ਇਸ ਨਾਲ ਸ਼ਰਧਾਵਾਨ ਮਨਾਂ ਵਿਚ ਜਗਿਆਸਾ ਪੈਦਾ ਕਰਨ ਦਾ ਵਿਸ਼ੇਸ਼  
ਤੱਤ ਮੌਜੂਦ ਹੈ। ਭਾਈ ਸਾਹਿਬ ਕਿਉਂਕਿ ਇਕ ਸਫਲ ਕਥਾ-ਵਾਚਕ ਹਨ, ਉਨ੍ਹਾਂ  
ਦੀ ਇਹ ਸ਼ੇਲੀ ਉਨ੍ਹਾਂ ਦੇ ਆਪਣੇ ਅਭਿਆਸ ਵਿੱਚੋਂ ਪ੍ਰਤੱਖ ਪ੍ਰਗਟ ਹੋਈ ਪ੍ਰਤੀਤ ਹੁੰਦੀ  
ਹੈ। ਕਈ ਵਾਰੀ ਕਿਸੇ ਨੁਕਤੇ ਨੂੰ ਸਮਝਾਉਣ ਲਈ ਸਾਖੀ ਪ੍ਰੰਪਰਾ ਦੀ ਸਹਾਇਤਾ  
ਲੈਣੀ ਜ਼ਰੂਰੀ ਵੀ ਬਣ ਜਾਂਦੀ ਹੈ। ਇਨ੍ਹਾਂ ਸਾਖੀਆਂ ਵਿਚ ਦਲੀਲ ਦੇ ਅੰਸ਼ ਨੂੰ ਦਰਜ  
ਕਰ ਕੇ ਭਾਈ ਸਾਹਿਬ ਨੇ ਇਸ ਨੂੰ ਵਿਗਿਆਨਕ ਦਿਸ਼ਾ ਪ੍ਰਦਾਨ ਕੀਤੀ ਹੈ।

ਵਰਤਮਾਨ ਮਨੁੱਖ ਕਈ ਕਾਰਨਾਂ ਕਰਕੇ ਆਪਣੇ ਮਨੋਰਥ ਤੋਂ ਦੂਰ ਜਾ ਰਿਹਾ  
ਹੈ। ਵਰਤਮਾਨ ਯੁੱਗ ਦੀ ਪਦਾਰਥਵਾਦੀ ਸੋਚ ਨੇ ਉਸ ਨੂੰ ਸਭ ਤੋਂ ਵੱਧ ਪ੍ਰਭਾਵਤ  
ਕੀਤਾ ਹੈ। ਇਲੈਕਟ੍ਰਾਨਿਕ ਮੀਡੀਆ ਤੇ ਆਲੋ-ਦੁਆਲੇ ਦਾ ਵਾਤਾਵਰਣ ਉਸ ਨੂੰ  
ਦਿਨ-ਪ੍ਰਤੀ-ਦਿਨ ਪ੍ਰਭਾਵਤ ਕਰ ਰਿਹਾ ਹੈ। ਜੀਵਨ ਦਾ ਉਦੇਸ਼ ਕੇਵਲ ਪਦਾਰਥਾਂ  
ਨੂੰ ਵਿਹਾਜਣ ਅਤੇ ਸੁਖਾਂ ਨੂੰ ਭੋਗਣ ਤਕ ਹੀ ਸੀਮਿਤ ਹੋ ਗਿਆ ਹੈ। ਅਜਿਹੀ ਮਨੁੱਖੀ  
ਸੋਚ ਅਧਿਆਤਮਵਾਦ ਤੋਂ ਟੁੱਟ ਚੁੱਕੀ ਹੈ। ਆਪਣੇ ਆਪੇ ਨੂੰ ਚੀਨਣ ਲਈ ਅੱਜ  
ਦੇ ਮਾਨਵ ਕੋਲ ਕੋਈ ਸਮਾਂ ਨਹੀਂ ਹੈ। ਇਸੇ ਕਰਕੇ ਹੀ ਉਸ ਦੇ ਜੀਵਨ ਵਿੱਚੋਂ ਪ੍ਰਸੰਨਤਾ,  
ਸਹਿਜ ਅਤੇ ਖੇਡਾ ਮੁੱਕਦਾ ਜਾ ਰਿਹਾ ਹੈ। ਆਪਣੇ ਸੁਖਾਂ ਵਿੱਚੋਂ ਹੀ ਅੱਜ ਦਾ ਮਨੁੱਖ  
ਸਦੀਵੀ ਸੁਖ ਦੀ ਭਾਲ ਕਰਦਿਆਂ ਕਰਦਿਆਂ ਹੋਰ ਵੀ ਭਟਕਦਾ ਜਾ ਰਿਹਾ ਹੈ,  
ਕਿਉਂਕਿ ਉਸ ਦੀ ਲਾਲਸਾ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਸਮਾਜਿਕ  
ਪ੍ਰਵਿਰਤੀਆਂ ਉਸ ਨੂੰ ਅਜਿਹਾ ਕੁਝ ਕਰਨ ਲਈ ਕਈ ਵਾਰੀ ਮਜ਼ਬੂਰ ਵੀ ਕਰਦੀਆਂ  
ਹਨ, ਪੰਤੂ ਉਸ ਨੂੰ ਇਸ ਘੁੰਮਣ-ਘੇਰੀ ਵਿੱਚੋਂ ਨਿਕਲਣ ਲਈ ਰਸਤਾ ਨਸੀਬ ਨਹੀਂ  
ਹੋ ਰਿਹਾ। ਇਸੇ ਲਈ ਅੱਜ ਦੇ ਮਨੁੱਖ ਦੀ ਹਾਲਤ ਤਰਸਯੋਗ ਬਣੀ ਹੋਈ ਹੈ।

ਵਾਤਾਵਰਣ ਦੇ ਅਜਿਹੇ ਤੱਤੇ ਪਲਾਂ ਨੂੰ ਠਾਰਨ ਅਤੇ ਸ਼ਾਂਤ ਕਰਨ ਲਈ  
ਗੁਰਮਤਿ ਮਾਰਗ ਅਗਵਾਈ ਦੇ ਸਕਦਾ ਹੈ। ਅਜਿਹੇ ਛੋਟੇ ਉੱਦਮ ਕਈ ਵਾਰ ਵੱਡਾ  
ਕੰਮ ਕਰ ਦਿੰਦੇ ਹਨ। ਜਦੋਂ ਉਦਾਸ ਅਤੇ ਚਿੰਤਤ ਮਨ ਨੂੰ ਕੋਈ ਗੁਰੂ ਪਿਆਰਾ  
ਅਜਿਹੀਆਂ ਗੁਰਮਤਿ ਸੋਧਾਂ ਨਾਲ, ਉਖੜੇ ਮਨ ਨੂੰ ਧਰਵਾਸ ਦਿੰਦਾ ਹੈ ਤਾਂ ਆਸ

ਬੱਝਦੀ ਹੈ ਕਿ ਗੁਰਮਤਿ ਦੀ ਰੋਸ਼ਨੀ ਅਗਿਆਨਤਾ ਦੇ ਪਸਰੇ ਹਨੇਰੇ ਨੂੰ ਅਵੱਸ਼ ਦੂਰ ਕਰੇਗੀ। ਗੁਰਮਤਿ ਦਾ ਇਹ ਚਾਨਣ ਮਨੁੱਖ ਦੀ ਦ੍ਰਿਸ਼ਟੀ ਨੂੰ ਬਦਲ ਦੇਣ ਦੀ ਸਮਰੱਥਾ ਰੱਖਦਾ ਹੈ। ਅਜਿਹੇ ਯਤਨ ਮਾਨਵਤਾ ਨੂੰ ਨਿਰੋਈ ਸੇਧ ਦੇਣ ਵਿਚ ਵੱਡਾ ਯੋਗਦਾਨ ਪਾਉਣਗੇ। ਲੇਖਕ ਦੇ ਇਸ ਪਹਿਲੇ ਯਤਨ ਵਿਚ ਜੋ ਕੁਝ ਉਣਤਾਈਆਂ ਸੁਭਾਵਿਕ ਹੀ ਰਹਿ ਗਈਆਂ ਹੋਣ, ਉਨ੍ਹਾਂ ਨੂੰ ਨਜ਼ਰ-ਅੰਦਾਜ਼ ਹੀ ਕਰ ਦੇਣਾ ਚਾਹੀਦਾ ਹੈ।

ਪੁਸਤਕ ਪੜ੍ਹਨ ਉਪਰੰਤ ਇਉਂ ਪ੍ਰਤੀਤ ਹੋਇਆ ਹੈ ਕਿ ਇਹ ਜਗਿਆਸੂਆਂ ਦੇ ਹਿਰਦਿਆਂ ਵਿਚ ਪ੍ਰਭੂ ਦੇ ਨਾਮ ਦੀ ਚਿਣਗ ਨੂੰ ਉਤਪੰਨ ਕਰੇਗੀ, ਹਨੇਰ ਹੋਏ ਹਿਰਦਿਆਂ ਨੂੰ ਰੋਸ਼ਨ ਕਰੇਗੀ, ਗੁਰੂ ਦੇ ਮਾਰਗ ਤੋਂ ਭਟਕਿਆਂ ਹੋਇਆਂ ਨੂੰ ਦਿਸ਼ਾ ਪ੍ਰਦਾਨ ਕਰੇਗੀ। ਚਿੰਤਾ ਅਤੇ ਤੇਖਲਿਆਂ ਵਿਚ ਜੀਅ ਰਹੇ ਇਨਸਾਨ ਨੂੰ ਸ਼ਾਂਤੀ ਅਤੇ ਉੱਦਮ ਪ੍ਰਦਾਨ ਕਰੇਗੀ। ਗੁਰਮਤਿ ਦੇ ਪ੍ਰਚਾਰ-ਖੇਤਰ ਨਾਲ ਜੁੜੇ ਹੋਏ ਵਿਅਕਤੀਆਂ ਲਈ ਇਹ ਪੁਸਤਕ ਚੰਗੀ ਸੁਗਾਤ ਸਿੱਧ ਹੋਏਗੀ। ਗੁਰਮਤਿ ਦੇ ਗਿਆਨ-ਜਗਤ ਵਿਚ ਇਸ ਪੁਸਤਕ ਨੂੰ ‘ਜੀਉ ਆਇਆ’ ਆਖਦਾ ਹਾਂ ਅਤੇ ਆਸ ਕਰਦਾ ਹਾਂ ਕਿ ਗੁਰਮਤਿ ਵਿਚਾਰ-ਧਾਰਾ ਦੇ ਨਾਮ-ਰਸੀਏ ਇਸ ਦਾ ਭਰਪੂਰ ਸੁਆਗਤ ਕਰਨਗੇ।

ਸ਼ਮਲੇਰ ਸਿੰਘ (ਡਾ.)

ਫਿਸ਼ੈਪਲ,

ਸ਼ਹੀਦ ਸਿਖ ਮਿਸ਼ਨਰੀ ਕਾਲਜ,  
ਅੰਮ੍ਰਿਤਸਰ

## ਦੋ ਸ਼ਬਦ

ਭਾਈ ਸਾਹਿਬ ਕਿਸ਼ਨ ਸਿੰਘ ਜੀ ਦੀ ਹਥਲੀ ਪੁਸਤਕ ਬਿਬੇਕ ਪ੍ਰਕਾਸ਼ ਇਹਨਾਂ ਦੀ ਪਹਿਲੀ ਪੁਸਤਕ ਹੈ। ਬਤੌਰ ਕਥਾ-ਵਾਚਕ ਇਨ੍ਹਾਂ ਦੀ ਜਗਤ ਵਿਚ ਕਾਫ਼ੀ ਪ੍ਰਸਿੱਧੀ ਹੈ। ਬਤੌਰ ਲੇਖਕ, ਇਸ ਪੁਸਤਕ ਨਾਲ ਇਨ੍ਹਾਂ ਦੀ ਨਵੀਂ ਪਹਿਚਾਣ ਬਣੇਗੀ। ਇਸ ਪੁਸਤਕ ਵਿਚ ਗਿਆਰਾਂ ਲੇਖ ਹਨ, ਜੈਸਾ ਕਿ—ਮਾਰਗ ਤੇ ਉਝੜ, ਰਾਮ ਰਸ ਤੇ ਅਨ ਰਸ, ਦਹੀਂ ਰਿੜਕਣਾ ਤੇ ਪਾਣੀ ਰਿੜਕਣਾ, ਕਾਂ ਦਾ ਜੀਵਨ ਅਤੇ ਕੋਇਲ ਦਾ ਜੀਵਨ, ਸੱਚਾ ਦੀਵਾਨਾ ਤੇ ਝੂਠਾ ਦੀਵਾਨਾ, ਤਪਸ ਤੇ ਸੀਤਲਤਾ, ਆਦਿ। ਇਨ੍ਹਾਂ ਲੇਖਾਂ ਨੂੰ ਭਾਈ ਸਾਹਿਬ ਜੀ ਨੇ ਗੁਰਬਾਣੀ, ਭਾਈ ਗੁਰਦਾਸ ਜੀ ਦੀ ਰਚਨਾ ਅਤੇ ਗਾਥਾਵਾਂ ਦੇ ਆਧਾਰ 'ਤੇ ਜਟਿਲ ਗੁੰਝਲਾਂ ਨੂੰ ਸਰਲ ਕਰ ਕੇ ਹੱਲ ਕਰਨ ਦਾ ਯਤਨ ਕੀਤਾ ਹੈ। ਪਾਠਕ-ਜਨ ਇਸ ਪੁਸਤਕ ਤੋਂ ਕਾਫ਼ੀ ਲਾਭ ਉਠਾ ਸਕਣਗੇ।

ਭਾਈ ਸਾਹਿਬ ਜੀ 1992 ਤੋਂ ‘ਅੰਮ੍ਰਿਤ ਪ੍ਰਚਾਰ ਸੰਗਤ’ ਦੇ ਸਮਾਗਮਾਂ ਦੀ ਹਾਜ਼ਰੀ ਭਰ ਕੇ, ਆਪਣੀ ਵਿਦਵਤਾ ਤੇ ਬਿਬੇਕ ਵਿਚਾਰਾਂ ਰਾਹੀਂ, ਗੁਰਮਤਿ ਦੇ ਮਾਰਗ ਨੂੰ ਸਮਝਾਣ ਦਾ ਸਦਕਾ ਸੰਗਤਾਂ ਵਿਚ ਬਹੁਤ ਹੀ ਹਰਮਨ ਪਿਆਰੇ ਹੋ ਗਏ ਹਨ।

ਮੇਰੇ ਖਿਆਲ ਵਿਚ ਪ੍ਰਭੂ ਮਾਰਗ ਦੇ ਪਾਂਧੀ ਇਸ ਪੁਸਤਕ ਨੂੰ ਪੜ੍ਹ ਕੇ ਗੁਰਮਤਿ ਗਾਡੀ ਰਹ ਵਾਸਤੇ ਸੇਧ ਪ੍ਰਾਪਤ ਕਰ ਸਕਣਗੇ। ਮੇਰੀ ਸਤਿਗੁਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ ਹੈ ਕਿ ਭਾਈ ਸਾਹਿਬ ਜੀ ਨੂੰ ਬਤੌਰ ਲੇਖਕ ਪੂਰਨ ਸਫਲਤਾ ਬਖਸ਼ਣ।

17, ਰੇਸ ਕੋਰਸ,  
ਚ੍ਰਿਪੁਤੀ ਰੋਡ,  
ਪਟਿਆਲਾ।

ਸੁਰਜ ਪਾਲ ਸਿੰਘ

(ਜਥੇਦਾਰ)

ਅੰਮ੍ਰਿਤ ਪ੍ਰਚਾਰ ਸੰਗਤ

## ਹਰਿ ਕੀ ਕਥਾ

ਸਭ ਤੇ ਉਤਮ ਹਰਿ ਕੀ ਕਥਾ ॥

ਨਾਭ ਸ਼ੁਨਤ ਦਰਦ ਦੁਖ ਲਥਾ ॥

(ਗਊਨ੍ਨੀ ਸੁਖਮਨੀ ਮ: ੫, ਪੰਨਾ 265)

ਸੰਸਾਰ ਵਿਚ ਐਸੇ ਬੋੜੇ ਹੀ ਵਿਦਵਾਨ ਹਨ, ਜੋ ਆਪਣੇ ਅਨੁਭਵੀ ਗਿਆਨ ਨੂੰ ਲਿਖਤੀ ਰੂਪ ਦੇ ਸਕਣ। ਵੈਸੇ ਤਾਂ ਬੋਲ ਕੇ ਪ੍ਰਸੰਗ ਕਰਨ ਵਾਲਿਆਂ ਦੀ ਘਾਟ ਹੈ, ਪਰ ਭਾਈ ਕ੍ਰਿਸ਼ਨ ਸਿੰਘ 'ਤੇ ਅਕਾਲ ਪੁਰਖ ਦੀ ਮਹਾਨ ਬਖਸ਼ਿਸ਼ ਹੈ। ਜਿਥੇ ਉਹ ਕਾਫ਼ੀ ਸਮੇਂ ਤੋਂ ਗੁਰਬਾਣੀ ਵਿਚਾਰ ਸੰਗਤਾਂ ਦੇ ਸਾਹਮਣੇ ਰੱਖਦੇ ਆ ਰਹੇ ਹਨ, ਉਥੇ ਇਸ ਕਿਤਾਬ ਦੇ ਰਾਹੀਂ ਲੇਖਣੀ ਦੀ ਦੁਨੀਆ ਵਿਚ ਕਦਮ ਰੱਖਿਆ ਹੈ।

ਕੁਦਰਤ ਦੇ ਬਗੀਚੇ ਵਿਚ ਜਿਵੇਂ ਤਰ੍ਹਾਂ ਤਰ੍ਹਾਂ ਦੀ ਵੰਨਗੀ ਦੇ ਭੁੱਲ ਹਨ ਤਿਵੇਂ ਹੀ ਪਰਿਪੂਰਨ ਪਰਮਾਤਮਾ ਦੇ ਵੱਖ ਵੱਖ ਗੁਣਾਂ ਨੂੰ ਆਪਣੀ ਲੇਖਣੀ ਰਾਹੀਂ ਉਜਾਗਰ ਕਰਨ ਦੀ ਕੋਸ਼ਿਸ਼ ਕੀਤੀ ਹੈ।

ਪਾਠਕ-ਜਨ ਜ਼ਰੂਰ ਗਿਆਨ ਲਾਭ ਪ੍ਰਾਪਤ ਕਰ ਸਕਣਗੇ। ਸਤਿਗੁਰ ਇਹਨਾਂ ਦੀ ਕਥਨੀ ਅਤੇ ਲੇਖਣੀ ਨੂੰ ਹੋਰ ਵਧੇਰੇ ਬਲ ਪ੍ਰਦਾਨ ਕਰਨ।

ਸੀਸ ਗਰਾਂ,  
ਅਲਵਰ (ਗਾਜਸਥਾਨ)

ਗਿਆਨੀ ਸੰਤ ਸਿੰਘ 'ਮਸਕੀਨ'

## ਮਾਰਗ ਤੇ ਉਝੜ

ਜਿਸ ਰਸਤੇ 'ਤੇ ਚੱਲ ਕੇ ਮਨੁੱਖ ਮੰਜ਼ਲ 'ਤੇ ਪੁੱਜ ਜਾਵੇ, ਉਸ ਨੂੰ ਮਾਰਗ ਕਿਹਾ ਜਾਂਦਾ ਹੈ, ਅਤੇ ਜਿਸ ਰਾਹ 'ਤੇ ਚੱਲ ਕੇ ਮਨੁੱਖ ਭਟਕ ਜਾਵੇ, ਉਸ ਨੂੰ ਉਝੜ ਕਿਹਾ ਜਾਂਦਾ ਹੈ। ਆਮ ਤੌਰ 'ਤੇ ਸਫਰ ਵਿਚ ਚੱਲਦੇ ਮਨੁੱਖ ਮਾਰਗ ਦਾ ਜ਼ਰੂਰ ਧਿਆਨ ਰੱਖਦੇ ਹਨ। ਜਿਥੇ ਮੰਜ਼ਲ 'ਤੇ ਪਹੁੰਚਣ ਲਈ ਚੱਲਣਾ ਜ਼ਰੂਰੀ ਹੈ, ਉਥੇ ਚੱਲਣ ਤੋਂ ਪਹਿਲਾਂ ਮਾਰਗ ਦਾ ਪਤਾ ਹੋਣਾ ਜ਼ਰੂਰੀ ਹੈ। ਮੰਜ਼ਲ ਕਿਹੜੀ ਹੈ, ਜਾਣਾ ਕਿਥੇ ਹੈ, ਕਿਹੜੇ ਸ਼ਹਿਰ ਪਹੁੰਚਣਾ ਹੈ, ਇਸ ਦੀ ਜਾਣਕਾਰੀ ਵੀ ਹੋਣੀ ਬਹੁਤ ਲਾਜ਼ਮੀ ਹੈ। ਦੁਨੀਆ ਵਿਚ ਆਮ ਹਰ ਬੰਦਾ ਚੱਲਣ ਲੱਗਾਂ ਵਿਚਾਰ ਕਰਦਾ ਹੈ, ਪ੍ਰੋਗਰਾਮ ਬਣਾਉਂਦਾ ਹੈ ਕਿ ਫਲਾਣੇ ਪਾਸ ਜਾਣਾ ਹੈ, ਮੰਜ਼ਲ ਧਿਆਨ ਵਿਚ ਹੈ, ਕਦਮ ਮਾਰਗ 'ਤੇ ਹੈ, ਹੌਸਲੇ ਨਾਲ ਚੱਲਦਾ ਹੈ, ਮੰਜ਼ਲ 'ਤੇ ਪੁੱਜ ਜਾਂਦਾ ਹੈ। ਇਵੇਂ ਹੀ ਧਰਮ ਦੀ ਦੁਨੀਆ ਵਿਚ ਚੱਲਣ ਵਾਲਿਆਂ ਨੇ ਜੇਕਰ ਆਪਣੀ ਮੰਜ਼ਲ ਪਹਿਚਾਣੀ ਹੋਵੇਗੀ, ਮਾਰਗ ਦਾ ਪਤਾ ਹੋਵੇਗਾ ਤਾਂ ਇਹ ਵੀ ਮੰਜ਼ਲ 'ਤੇ ਜ਼ਰੂਰ ਪੁੱਜ ਜਾਣਗੇ।

ਜਿਵੇਂ ਕੋਈ ਸੰਸਾਰ-ਮਾਰਗ 'ਤੇ ਚੱਲਣ ਲੱਗਿਆਂ ਮਾਰਗ ਭੁੱਲ ਜਾਵੇ ਤਾਂ ਉਹ ਭਟਕ ਜਾਂਦਾ ਹੈ, ਮੰਜ਼ਲ ਤੋਂ ਢੂਰ ਹੋ ਜਾਂਦਾ ਹੈ ਤੇ ਰਾਹ ਭੁੱਲਿਆ ਹੋਇਆ ਰਾਹੀਂ ਉਝੜ ਵਿਚ ਜਾ ਫਸਦਾ ਹੈ। ਭਾਵੇਂ ਇਹ ਚੱਲਦਾ ਤਾਂ ਹੈ, ਪਰ ਮੰਜ਼ਲ ਨਸੀਬ ਨਹੀਂ ਹੁੰਦੀ। ਸਿਰਫ ਚੱਲਣ ਨਾਲ ਹੀ ਮੰਜ਼ਲ ਦੀ ਪ੍ਰਾਪਤੀ ਨਹੀਂ ਹੁੰਦੀ; ਚੱਲਣਾ ਵੀ ਜ਼ਰੂਰੀ ਹੈ, ਪਰ ਮਾਰਗ 'ਤੇ ਹੀ ਚੱਲਣਾ ਸਫਲ ਹੈ। ਉਝੜ 'ਤੇ ਚੱਲਣਾ, ਚੱਲਣਾ ਨਹੀਂ ਹੁੰਦਾ।

ਇਕ ਪਿੰਡ ਵਿਚ ਕੁਝ ਸਿਆਣੇ ਬੰਦੇ ਬਲੋਤੇ ਹੋਏ ਸਨ ਅਤੇ ਇਕ ਮਾਤਾ ਰਸਤੇ ਵਿਚ ਜਾ ਰਹੀ ਸੀ। ਇਹ ਮਾਤਾ ਕੁਝ ਕਦਮ ਜਾ ਕੇ ਫਿਰ ਵਾਪਸ ਮੁੜ ਆਈ, ਅਤੇ ਦੂਜੇ ਪਾਸੇ ਕਾਫ਼ੀ ਅਗਾਂਹ ਜਾ ਕੇ ਫਿਰ ਪਿੱਛੇ ਆ ਗਈ। ਇਸ ਤਰ੍ਹਾਂ ਕਰਦਿਆਂ ਕਰਦਿਆਂ ਇਸ ਮਾਤਾ ਨੇ ਕਾਫ਼ੀ ਚੱਕਰ ਜਦ ਇਸ ਇਕ ਹੀ ਗਲੀ ਵਿਚ ਲਗਾਏ, ਤਾਂ ਸਿਆਣੀਆਂ ਬੰਦਿਆਂ ਵਿਚਾਰ ਕੀਤੀ ਕਿ ਜਾਪਦਾ ਹੈ ਕਿ ਇਹ ਮਾਤਾ ਰਾਹ ਭੁੱਲ ਗਈ ਹੈ। ਕਿਸੇ ਨੂੰ ਰਾਹ ਪਾ ਦੇਣਾ, ਰਾਹ ਦੱਸ ਦੇਣਾ ਵੀ ਚੰਗਾ ਕੰਮ ਹੈ, ਇਹ ਵਿਚਾਰ ਕਰ ਕੇ ਮਾਤਾ ਨੂੰ ਪੁੱਛਦੇ ਹਨ ਕਿ ਮਾਤਾ, ਕਿਧਰ ਜਾਣਾ ਹੈ? ਮਾਤਾ ਕਹਿਣ ਲੱਗੀ ਕਿ ਮੈਂ ਜਾਣਾ ਕਿਧਰੇ ਵੀ ਨਹੀਂ, ਸਿਰਫ ਸਫਰ ਹੀ ਕਰਨਾ ਹੈ। ਬੰਦੇ ਬੜੇ ਹੋਰਾਨ ਹੋਏ ਕਿ ਬਿਨਾ ਕਿਸੇ ਮੰਜ਼ਲ ਦੇ ਚੱਲਣਾ ਵੀ ਕਦੀ ਸਫਰ ਹੋਇਆ ਕਰਦਾ ਹੈ। ਮਾਤਾ ਬੜੀ ਸਿਆਣੀ ਸੀ, ਕਹਿਣ ਲੱਗੀ ਕਿ ਇਹ ਮੇਰੀ ਗੱਲ ਨਹੀਂ ਹੈ, ਇਹ ਤਾਂ ਤਕਰੀਬਨ

ਸਾਰੇ ਸੰਸਾਰ ਦੀ ਹੀ ਗੱਲ ਹੈ ਕਿ ਅਸੀਂ ਜੀਵਨ ਨੂੰ ਇਕ ਐਸੇ ਸਫਰ ਵਿਚ ਪਾ ਕੇ ਚਲੀ ਜਾ ਰਹੇ ਹਾਂ, ਜਿਥੇ ਸਾਡੀ ਕੋਈ ਮੰਜ਼ਲ ਨਹੀਂ ਹੈ।

ਇਸ ਕਹਾਣੀ ਵਿਚ ਬੜਾ ਰਾਜ਼ ਛੁਪਿਆ ਹੋਇਆ ਹੈ ਕਿ ਅੱਜ ਹਰ ਇਕ ਬੰਦਾ ਮਿਹਨਤ ਕਰ ਰਿਹਾ ਹੈ; ਉਹ ਮਿਹਨਤ ਸਰੀਰ ਦੀ ਵੀ ਹੈ, ਮਨ ਦੀ ਵੀ ਹੈ, ਪਰ ਸਰੀਰਕ ਤੌਰ 'ਤੇ ਅਤੇ ਮਾਨਸਿਕ ਤੌਰ 'ਤੇ ਜਿਧਰ ਨੂੰ ਜਾ ਰਹੇ ਹਾਂ, ਓਧਰ ਸਾਡੀ ਮੰਜ਼ਲ ਨਹੀਂ ਹੈ। ਇਸ ਤਰ੍ਹਾਂ ਦੇ ਸਫਰ ਨੂੰ ਭਾਈ ਸਾਹਿਬ ਭਾਈ ਗੁਰਦਾਸ ਜੀ ਨੇ ਆਪਣੀ ਬਾਣੀ ਵਿਚ ਇਉਂ ਕਥਨ ਕੀਤਾ ਹੈ:

ਜੈਸੇ ਬੈਲ ਤੇਲੀ ਕੋ ਜਾਨਤ ਕਈ ਕੋਸ ਚਲਿਓ,  
ਨੈਨ ਉਘਰਤ ਵਾਹੀ ਨਾਉ ਹੀ ਠਿਕਾਨੇ ਹੈ॥  
ਜੈਸੇ ਜੇਵਰੀ ਬਟਤ ਆਂਧਰੋ ਅਚਿੰਤ ਚਿੰਤ,  
ਖਾਤ ਜਾਤ ਬਛਰੋ ਟਟੋਰੇ ਪਛੁਤਾਨੇ ਹੈ॥  
ਜੈਸੇ ਮ੍ਰਿਗ ਤਿਸਨਾ ਲਓ ਧਾਵੈ ਮ੍ਰਿਗ ਤਿਖਾਵੰਤ,  
ਆਵਤ ਨ ਸਾਂਤਿ ਭੂਮ ਭੂਮਤ ਹਿਰਾਨੇ ਹੈ॥  
ਤੈਸੇ ਸੁਪੰਤਰਿ ਦਿਸੰਤਰ ਬਿਹਾਇ ਗਈ,  
ਪਹੁੰਚ ਨ ਸਕਿਓ ਤਹਾਂ ਜਹਾਂ ਮੋਹਿ ਜਾਨੇ ਹੈ॥੫੭॥

ਭਾਈ ਸਾਹਿਬ ਜੀ ਕਥਨ ਕਰਦੇ ਹਨ ਕਿ ਤੇਲੀ ਦੇ ਕੋਹਲੂ ਨਾਲ ਜੋੜਿਆ ਬੈਲ ਜਦ ਸਫਰ ਵਿਚ ਹੁੰਦਾ ਹੈ ਤਾਂ ਉਹ ਸਮਝਦਾ ਹੈ ਕਿ ਮੈਂ ਕਾਫ਼ੀ ਸਫਰ ਕਰ ਲਿਆ ਹੈ, ਕਈ ਕੋਹ ਚਲਾ ਗਿਆ ਹੋਵਾਂਗਾ (ਜਿਵੇਂ ਇਕ ਚੰਗਾ ਚੱਲਣ ਵਾਲਾ ਬੈਲ ਤਕਗੀਬਨ ਇਕ ਘੰਟੇ ਵਿਚ 3 ਮੀਲ ਦਾ ਸਫਰ ਤੈਹ ਕਰ ਲੈਂਦਾ ਹੈ ਅਤੇ 5 ਘੰਟੇ ਚੱਲਣ ਤੋਂ ਬਾਅਦ ਇਸ ਬੈਲ ਦਾ ਸਫਰ 15 ਮੀਲ ਹੋ ਜਾਣਾ ਚਾਹੀਦਾ ਹੈ), ਪਰ ਜਦ ਅੱਖਾਂ ਤੋਂ ਖੋਪੇ ਖੋਲ੍ਹੇ ਤਾਂ ਕੀ ਵੇਖਦਾ ਹੈ ਕਿ ਜਿਥੇ ਕਾਫ਼ੀ ਸਮਾਂ ਪਹਿਲਾਂ ਖਲੋਤਾ ਹੋਇਆ ਸੀ, ਇਹ ਤਾਂ ਉਹੀ ਜਗ੍ਹਾ ਹੈ। ਸਫਰ ਤਾਂ ਜ਼ਰੂਰ ਕਾਫ਼ੀ ਕੀਤਾ ਹੈ, ਬੱਕ ਵੀ ਗਿਆ ਹੈ, ਪਰ ਮੰਜ਼ਲ ਕੋਈ ਨਹੀਂ ਹੈ।

ਦੂਸਰੇ ਉਦਾਹਰਣ ਵਿਚ ਭਾਈ ਸਾਹਿਬ ਜੀ ਜ਼ਿਕਰ ਕਰਦੇ ਹਨ ਕਿ ਇਕ ਅੱਖਾਂ ਦੀ ਜੋਤ ਤੋਂ ਹੀਣ ਅੰਧਾ ਮਨੁੱਖ ਰੱਸੀ ਵੱਟ ਰਿਹਾ ਹੈ ਅਤੇ ਬੇਫ਼ਿਕਰ ਹੋ ਕੇ ਰੱਸੀ ਵੱਟੀ ਜਾ ਰਿਹਾ ਹੈ। ਪਰ ਜਦ ਕਾਫ਼ੀ ਦੇਰ ਬਾਦ ਹੱਥ ਨਾਲ ਰੱਸੀ ਨੂੰ ਟੋਲਣ ਲੱਗਾ ਕਿ ਇਕੱਠੀ ਕਰ ਕੇ ਦੇਖਾਂ ਕਿ ਰੱਸੀ ਕਿੰਨੀ ਕੁ ਵੱਟੀ ਗਈ ਹੈ ਤਾਂ ਰੱਸੀ ਉਥੇ ਕੋਈ ਨਹੀਂ ਸੀ, ਕਿਉਂਕਿ ਪਾਸ ਹੀ ਗਾਂ ਦਾ ਵੱਛਾ ਖਲੋਤਾ ਹੋਇਆ ਸੀ, ਉਹ ਰੱਸੀ ਖਾਈ ਜਾ ਰਿਹਾ ਸੀ। ਇਹ ਰੱਸੀ ਵੱਟਣ ਵਾਲਾ ਮੱਥੇ 'ਤੇ ਹੱਥ ਮਾਰ ਕੇ ਪਛਤਾਉਂਦਾ ਹੈ ਕਿ ਰੱਸੀ ਵੱਟਣ ਵਾਲੀ ਪਟਸਨ ਵੀ ਅਜਾਈਂ ਗਈ ਤੇ ਮੇਰੀ ਮਿਹਨਤ ਵੀ ਨਸ਼ਟ ਹੋ ਗਈ।

ਤੀਸਰੇ ਉਦਾਹਰਣ ਵਿਚ ਭਾਈ ਸਾਹਿਬ ਜੀ ਦੱਸਦੇ ਹਨ ਕਿ ਇਕ ਮ੍ਰਿਗ ਨੇ ਵੀ ਮਿਹਨਤ ਕੀਤੀ, ਸਫਰ ਕੀਤਾ। ਪਿਆਸ ਲੱਗੀ ਹੋਈ ਹੈ, ਸਿਰ ਉਤਾਰੋ ਚੁੱਕ ਕੇ ਪਾਣੀ ਦੀ ਤਲਾਸ਼ ਵਿਚ ਨਿਗਾਹ ਮਾਰੀ ਤਾਂ ਕੁਝ ਦੂਰੀ 'ਤੇ ਪਾਣੀ ਨਜ਼ਰ

ਆਇਆ। ਇਸ ਨੂੰ ਪਿਆਸ ਵੀ ਬਹੁਤ ਜ਼ਿਆਦਾ ਹੈ, ਇਸ ਕਰਕੇ ਜਲਦੀ ਪਾਣੀ ਪੀਣ ਲਈ ਤੇਜ਼ੀ ਨਾਲ ਦੌੜਿਆ। ਜਦੋਂ ਕਿਤੇ ਪਿਆਸ ਜ਼ਿਆਦਾ ਹੋਵੇ ਤਾਂ ਪਿਆਸ ਨੂੰ ਜਲਦੀ ਹੀ ਮਿਟਾਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਮ੍ਰਿਗ ਦੌੜਿਆ, ਕਾਫ਼ੀ ਦੂਰ ਚਲਾ ਗਿਆ, ਪਰ ਅਜੇ ਤਕ ਪਾਣੀ ਨਹੀਂ ਮਿਲਿਆ, ਦੌੜੀ ਜਾ ਰਿਹਾ ਹੈ, ਪਰ ਪਾਣੀ ਨਹੀਂ ਮਿਲਦਾ। ਕਿਉਂਕਿ ਉਹ ਪਾਣੀ ਨਹੀਂ ਸੀ, ਉਹ ਤਾਂ ਰੇਤਲੀ ਧਰਤੀ ਵਿਚ ਸੂਰਜ ਦੀਆਂ ਕਿਰਨਾਂ ਕਾਰਨ, ਰੇਤ ਦੇ ਚਮਕਦਾਰ ਕਣ ਚਮਕ ਰਹੇ ਸਨ। ਇਸ ਨੂੰ ਮ੍ਰਿਗ-ਤਿਸ਼ਨਾ ਕਹਿੰਦੇ ਹਨ। ਸੋ ਇਸ ਕਾਰਣ ਰੇਤ ਦੀ ਤਰੱਫ ਦੌੜਿਆਂ ਮ੍ਰਿਗ ਦੀ ਪਿਆਸ ਨਹੀਂ ਬੁਝ ਸਕਦੀ, ਅਤੇ ਜਿੰਨੀ ਦੇਰ ਪਿਆਸ ਨਾ ਬੁਝੇ, ਉਤਨੀ ਦੇਰ ਸ਼ਾਂਤੀ ਨਹੀਂ ਆ ਸਕਦੀ, ਮ੍ਰਿਗ ਦੌੜ ਦੌੜ ਕੇ ਹਾਰ ਗਿਆ।

ਗੁਰੂ ਸਾਹਿਬ ਜੀ ਦਾ ਫੁਰਮਾਨ ਹੈ:

ਮ੍ਰਿਗ ਤਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬੀਚਾਰਿ ॥

(ਦੇਵਗੰਧਾਰੀ ਮ: ੯, ਪੰਨਾ 536)

ਪੰਚਮ ਪਾਤਸ਼ਾਹ ਜੀ ਦਾ ਫੁਰਮਾਨ ਹੈ:

ਮ੍ਰਿਗ ਤਿਸਨਾ ਗੰਧਰਵ ਨਗਰੰ ਦ੍ਰਵ ਛਾਯਾ ਰਚਿ ਦੁਰਮਤਿਹ ॥

ਤਤਹ ਕੁਟੰਬ ਮੋਰ ਮਿਥੂ ਸਿਮਰਤਿ ਨਾਨਕ ਰਾਮ ਰਾਮ ਨਾਮਹ ॥੩੦॥ (ਪੰਨਾ 1356)

ਭਾਈ ਸਾਹਿਬ ਜੀ ਦੌਬੀ ਪੰਕਤੀ ਵਿਚ ਫੁਰਮਾਨ ਕਰਦੇ ਹਨ ਕਿ ਇਸ ਤਰ੍ਹਾਂ ਹੀ ਮਨੁੱਖ ਦੀ ਸਾਰੀ ਉਮਰ ਬੀਤ ਜਾਂਦੀ ਹੈ। ਜਿਵੇਂ ਕੋਈ ਸੁਪਨੇ ਵਿਚ ਕੁਝ ਕਰਦਾ ਰਹੇ, ਪਰ ਜਾਗਣ ਸਮੇਂ ਕੁਝ ਵੀ ਨਹੀਂ ਕੀਤਾ ਹੁੰਦਾ, ਜਿਥੇ ਅਸੀਂ ਪਹੁੰਚਣਾ ਸੀ, ਉਥੇ ਨਹੀਂ ਪਹੁੰਚ ਸਕੇ।

ਸੋ ਹੁਣ ਇਤਨਾ ਜ਼ਰੂਰ ਵਿਚਾਰ ਕਰ ਲੈਣਾ ਕਿ ਅਸੀਂ ਜਾਣਾ ਕਿਥੇ ਹੈ ਅਤੇ ਅਸੀਂ ਕਿਵੇਂ ਜਾ ਸਕਦੇ ਹਾਂ?

ਜਾ ਕਉ ਆਏ ਸੋਈ ਬਿਹਾਸ਼ੁ ਹਰਿ ਗੁਰ ਤੇ ਮਨਹਿ ਬਸੇਰਾ ॥

ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥

(ਰਾਗ ਗੁਰੂੜੀ ਪੁਰਬੀ ਮ: ੫, ਪੰਨਾ 13)

ਅਗਰ ਅਸੀਂ ਪਰਮਾਤਮਾ ਤਕ ਪੁੱਜਣਾ ਹੈ, ਤਾਂ ਗੁਰੂ ਦੀ ਸ਼ਰਨ ਜਾ ਕੇ ਹੀ ਪਹੁੰਚ ਸਕਦੇ ਹਾਂ। ਜੀਵਨ ਦਾ ਸਹੀ ਮਾਰਗ ਹੈ—ਸਤਸੰਗ ਅਤੇ ਸਤਸੰਗ ਦੀ ਪ੍ਰਾਪਤੀ ਹੁੰਦੀ ਹੈ ਗੁਰੂ-ਘਰ ਰਾਹੀਂ, ਗੁਰਦੁਆਰੇ ਰਾਹੀਂ। ਗੁਰੂ ਸ਼ਬਦ ਰਾਹੀਂ ਪਰਮਾਤਮਾ ਤਕ ਪੁੱਜਿਆ ਜਾ ਸਕਦਾ ਹੈ। ਅਤੇ ਜਿਥੇ ਘਰ ਤੋਂ ਗੁਰੂ-ਘਰ ਦਾ ਮਾਰਗ ਹੈ—ਬਾਹਰ ਦੀ ਸੜਕ, ਉਥੇ ਗੁਰੂ-ਸ਼ਬਦ ਤੋਂ ਪਰਮਾਤਮਾ ਤਕ ਦਾ ਮਾਰਗ ਹੈ—ਅੰਦਰ ਦੀ ਸੁਰਤ। ਜਿਵੇਂ ਗੁਰਦੁਆਰਾ ਸਾਹਿਬ ਦੀ ਤਰੱਫ ਸੜਕ 'ਤੇ ਚੱਲੀਏ ਤਾਂ ਗੁਰਦੁਆਰੇ ਪਹੁੰਚ ਜਾਈਦਾ ਹੈ, ਤਿਵੇਂ ਹੀ ਗੁਰੂ-ਸ਼ਬਦ ਨੂੰ ਸੁਣ ਕੇ ਸੁਰਤ ਜੋੜਨ ਨਾਲ ਪਰਮਾਤਮਾ ਤਕ ਪੁੱਜ ਜਾਈਦਾ ਹੈ। ਹਰ ਰੋਜ਼ ਦੇ ਸੁਣੇ ਸ਼ਬਦ ਵਿਚ ਜਿਵੇਂ ਜਿਵੇਂ ਸੁਰਤ ਟਿਕਦੀ ਜਾਂਦੀ ਹੈ, ਤਿਵੇਂ ਸਮਝੋ ਧਾਰਮਕ ਸਫਰ ਹੋ ਰਿਹਾ ਹੈ।

ਗੁਰੂ ਸਾਹਿਬ ਜੀ ਦਾ ਫੁਰਮਾਨ ਹੈ :

ਸੁਰਤੀ ਕੈ ਮਾਰਗ ਚਲਿ ਕੈ ਉਲਟੀ ਨਦਾਰਿ ਪ੍ਰਗਾਸੀ ॥

(ਪ੍ਰਭਾਤੀ ਮ: ੧, ਪੰਨਾ 1329)

ਸਿਰਫ਼ ਧਾਰਮਕ ਮਾਰਗ 'ਤੇ ਕਦਮਾਂ ਨਾਲ ਚੱਲਣ ਨਾਲ ਹੀ ਗੱਲ ਨਹੀਂ ਬਣਦੀ; ਧਾਰਮਕ ਮਾਰਗ 'ਤੇ ਚੱਲਣ ਵਾਲੇ ਤਾਂ ਅਨੇਕਾਂ ਹੋਣਗੇ, ਪਰ ਧਾਰਮਕ ਜੀਵਨ ਵਾਲਾ ਵਿਰਲਾ ਹੀ ਹੋਵੇਗਾ। ਧਾਰਮਕ ਮਾਰਗ 'ਤੇ ਚੱਲਦੇ ਤਾਂ ਸ੍ਰੀ ਲਹਿਣਾ ਜੀ ਪਹਿਲਾਂ ਵੀ ਸਨ, ਪਰ ਇਹ ਦੇਵੀ ਦੀ ਯਾਤਰਾ ਮਨ ਨੂੰ ਟਿਕਾਓ ਵਿਚ ਨਹੀਂ ਲਿਆ ਸਕੀ। ਸ੍ਰੀ ਲਹਿਣਾ ਜੀ ਅੰਦਰੋਂ ਮਹਿਸੂਸ ਕਰਦੇ ਹਨ ਕਿ ਅਜੇ ਕੋਈ ਗੱਲ ਨਹੀਂ ਬਣੀ। ਇਕ ਦਿਨ ਗੁਰੂ ਨਾਨਕ ਦੇਵ ਜੀ ਦੇ ਸਿਖ ਭਾਈ ਜੋਧ ਜੀ ਪਾਠ ਕਰ ਰਹੇ ਸਨ, ਕੰਨਾਂ ਵਿਚ ਆਵਾਜ਼ ਪਈ, ਸੁਰਤ ਵਿਚ ਜ਼ਰਾ ਕੁ ਸਮੇਂ ਲਈ ਟਿਕਾਉ ਮਿਲਿਆ, ਸਾਰੇ ਸਰੀਰ 'ਚ ਝਰਨਾਹਟ ਜਿਹੀ ਛਿੜ ਪਈ, ਧਿਆਨ ਖਿਚਿਆ ਗਿਆ, ਇਹਨਾਂ ਗੁਰ-ਸ਼ਬਦ ਦੇ ਬੋਲਾਂ ਨਾਲ :

ਜਿਭੁ ਸੇਵਿਐ ਸੁਖੁ ਪਾਈਐ ਸੌ ਸਾਹਿਬੁ ਸਦਾ ਸਮਾਲੀਐ ॥

(ਵਰ ਅਸਾ ਮ: ੧, ਪੰਨਾ 474)

ਲਹਿਣਾ ਜੀ ਪਾਸ ਜਾ ਬੈਠੇ, ਪਾਠ ਸੁਣੀ ਗਏ, ਮਨ ਨੂੰ ਹੋਰ ਟਿਕਾਉ ਮਿਲਿਆ, ਹੋਰ ਸ਼ਾਂਤੀ ਮਹਿਸੂਸ ਹੋਈ, ਭੋਗ ਪਿਆ ਤਾਂ ਪੁੱਛ ਲਿਆ ਕਿ ਇਹ ਕਿਨ੍ਹਾਂ ਦੀ ਬਾਣੀ ਹੈ। ਭਾਈ ਜੋਧ ਜੀ ਨੇ ਦਸਿਆ ਕਿ ਇਹ ਧੁਰ ਕੀ ਬਾਣੀ ਹੈ, ਸ੍ਰੀ ਕਰਤਾਰਪੁਰ ਵਿਖੇ ਵਸਦੇ ਗੁਰੂ ਨਾਨਕ ਦੇਵ ਜੀ ਦੇ ਮੁਖੋਂ ਨਿਕਲੀ ਬਾਣੀ ਹੈ। ਲਹਿਣਾ ਜੀ ਅੰਦਰ ਤਾਂਘ ਉਠੀ ਹੈ ਇਸ ਮਾਰਗ ਦੀ। ਗੁਰੂ ਨਾਨਕ ਦੇ ਘਰ ਦਾ ਰਾਹ ਪੁੱਛਦੇ ਪੁੱਛਦੇ ਜਾ ਪੁੱਜਦੇ ਹਨ ਇਕ ਅਨੋਖੀ ਜਗ੍ਹਾ। ਇਥੇ ਕੋਈ ਖਲੋਤਾ ਹੈ, ਇਸ ਨੂੰ ਵੀ ਰਾਹ ਪੁੱਛਿਆ ਹੈ, ਪਰ ਇਹ ਰਸਤਾ ਦੱਸਣ ਵਾਲੇ ਬਿਲਕੁਲ ਵੱਖਰੀ ਕਿਸਮ ਦੇ ਹਨ। ਢੂਜੇ ਤਾਂ ਸਿਰਫ਼ ਰਾਹ ਹੀ ਦੱਸ ਦਿੰਦੇ ਸਨ, ਪਰ ਇਹ ਤਾਂ ਨਾਲ ਹੀ ਲੈ ਜਾਣ ਵਾਲੇ ਹਨ। ਭਾਵੇਂ ਇਹ ਉਹੀ ਹਨ, ਜਿਨ੍ਹਾਂ ਨੂੰ ਲਹਿਣਾ ਜੀ ਮਿਲਣ ਲਈ ਆਏ ਹਨ, ਪਰ ਅਜੇ ਪਹਿਚਾਣ ਨਹੀਂ ਹੋ ਸਕੀ। ਦੇਖਿਆ ਤਾਂ ਹੈ, ਪਰ ਅਜੇ ਦਰਸ਼ਨ ਨਹੀਂ ਹੋ ਸਕਿਆ। ਪਾਸ ਜ਼ਰੂਰ ਹੈਨ ਪਰ ਮਿਲਾਪ ਨਹੀਂ ਹੋਇਆ। ਕਈ ਵਾਗੀ ਅਸੀਂ ਵੀ ਗੁਰੂ ਦੇ ਪਾਸ ਹੁੰਦੇ ਹਾਂ; ਦੇਖ ਰਹੇ ਹੁੰਦੇ ਹਾਂ ਪਰ ਦਰਸ਼ਨ ਨਹੀਂ ਹੋਇਆ ਹੁੰਦਾ। ਪਰ ਜਦ ਨਿਵਾਸ ਅਸਥਾਨ 'ਤੇ ਜਾ ਕੇ ਪਤਾ ਲੱਗਾ ਤਾਂ ਤਦ ਵੀ ਦਰਸ਼ਨ ਹੀ ਕਰ ਸਕੇ ਨੇ, ਪੂਰਨ ਮਿਲਾਪ ਅਜੇ ਵੀ ਨਹੀਂ ਹੋ ਸਕਿਆ। ਥੋੜੀ ਪਹੁੰਚ ਜ਼ਰੂਰ ਹੋ ਗਈ ਹੈ, ਪਰ ਪੂਰੀ ਨਹੀਂ। ਕੁਝ ਸਮਾਂ ਬੀਤਿਆ ਹੈ, ਕੁਝ ਹੋਰ ਬੀਤਿਆ ਹੈ। ਇਸ ਤਰ੍ਹਾਂ ਸੇਵਾ ਵਿਚ ਕਾਫ਼ੀ ਸਮਾਂ ਬੀਤ ਗਿਆ, ਗੁਰੂ ਪ੍ਰਸੰਨ ਹੋ ਗਏ, ਸ੍ਰੀ ਲਹਿਣਾ ਜੀ ਦਾ ਸਫਲ ਸਫਲ ਹੋ ਗਿਆ, ਸੁਰਤ ਟਿਕ ਗਈ ਅਤੇ ਬਸ ਟਿਕੀ ਹੋਈ ਸੁਰਤ ਵਿਚ ਸ਼ਬਦ ਟਿਕ ਗਿਆ।

ਇਹ ਮਾਰਗ ਹੈ ਜਿਸ ਰਾਹੀਂ ਬੰਦਾ ਭਟਕਣਾ ਤੋਂ ਬਚ ਕੇ ਸਹੀ ਥੋੜਾ ਵਿਚ ਨਿਕਲਦਾ ਹੈ, ਅਤੇ ਐਸਾ ਥੋੜਾ ਵਿਚ ਨਿਕਲਿਆ ਮੰਜਲ 'ਤੇ ਪੁੱਜ ਜਾਂਦਾ ਹੈ। ਗੁਰੂ ਨੇ ਬਹੁਤ ਕਿਰਪਾ ਕੀਤੀ ਜੋ ਕਿ ਉਝੜ ਤੋਂ ਬਚਾ ਕੇ ਮਾਰਗ 'ਤੇ ਪਾ ਦਿੱਤਾ।

ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥ (ਬਿਲਾਵਲੁ ਮ: ੫, ਪੰਨਾ 810)

ਗੁਰੂ ਨੇ ਰਾਹ ਦੱਸਿਆ ਕਿ ਰਾਤ ਦਿਨ ਸੰਸਾਰਕ ਸੁਖਾਂ ਦੀ ਤਰਫ਼ ਦੌੜਨ ਨਾਲ ਸੁਖ ਨਹੀਂ ਮਿਲ ਸਕਦੇ। ਇਸ ਤਰ੍ਹਾਂ ਤਾਂ ਮਿਗ ਦੀ ਝਾੜੀਆਂ ਵਿੱਚੋਂ ਖੁਸ਼ਬੂ ਤਲਾਸ਼ ਕਰਨ ਵਾਲੀ ਗੱਲ ਹੈ। ਸੁਖ ਤਾਂ ਅੰਦਰ ਹੀ ਹੈ। ਗੁਰੂ ਸਾਹਿਬ ਜੀ ਦਾ ਕਥਨ ਹੈ :

ਕਾਇਆ ਕੋਣੁ ਅਪਾਰੁ ਹੈ ਅੰਦਰਿ ਹਟਨਾਲੇ ॥  
ਗੁਰਮੁਖ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥  
ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥  
ਵਿਣੁ ਕਾਇਆ ਜਿ ਹੋਰ ਕੈ ਧਨੁ ਥੋੜਦੇ ਸੇ ਮੁੜ ਬੇਤਾਲੇ ॥  
ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥

(ਗਉੜੀ ਕੀ ਵਰ ਮਹਲਾ ੪, ਪੰਨਾ 309)

ਇਸ ਸਰੀਰ ਦੇ ਅੰਦਰ ਰੱਬੀ ਜੋਤ ਹੈ, ਉਸ ਦੀ ਪਹਿਚਾਣ ਕਰਨੀ, ਉਸ ਨਾਲ ਜੁੜਨਾ ਸਹੀ ਮਾਰਗ ਹੈ, ਪਰ ਅੰਤਰਮੁਖੀ ਹੋਣ ਦੀ ਬਚਾਏ ਬਾਹਰਮੁਖੀ ਬਿਰਤੀ ਕਰ ਕੇ ਸੰਸਾਰ ਦੀ ਤਰਫ਼ ਦੌੜਨਾ ਉਝੜ ਦਾ ਮਾਰਗ ਹੈ। ਜਦੋਂ ਨਾਤਾ ਅਕਾਲ ਪੁਰਖ ਨਾਲ ਚੁੜ ਜਾਵੇ, ਫਿਰ ਕਾਮ-ਕ੍ਰੋਧ ਆਦਿਕ ਨਾਲ ਨਾਤਾ ਨਹੀਂ ਰਹਿ ਜਾਂਦਾ। ਗੁਰਮੁਖ ਦਾ ਮਾਰਗ ਐਸਾ ਹੋ ਜਾਂਦਾ ਹੈ ਜਿਵੇਂ ਭਾਈ ਗੁਰਦਾਸ ਜੀ ਜ਼ਿਕਰ ਕਰਦੇ ਹਨ :

ਗੁਰਮੁਖ ਮਾਰਗ ਹੁਇ ਭ੍ਰਮਨ ਕੋ ਭ੍ਰਮ ਥੋਇਓ,  
ਚਰਨ ਸਰਨਿ ਗੁਰ ਏਕ ਟੇਕ ਧਾਰੀ ਹੈ ॥  
ਦਰਸ ਦਰਸਿ ਸਮਦਰਸਿ ਧਿਆਨ ਧਾਰਿ,  
ਸਬਦ ਸੁਰਤਿ ਕੈ ਸੰਸਾਰੀ ਨਿਰੰਕਾਰੀ ਹੈ ॥  
ਸਤਿਗੁਰ ਸੇਵਾ ਕਰਿ ਸੁਰਿ ਨਰ ਸੇਵਕ ਵੈ,  
ਮਾਨਿ ਗੁਰ ਆਗਿਆ ਸਭ ਜਗੁ ਆਗਿਆਕਾਰੀ ਹੈ ॥  
ਪੂਜਾ ਪ੍ਰਾਨ ਪਾਨਪਤਿ ਸਰਬ ਨਿਧਾਨ ਦਾਨ,  
ਪਰਸ ਪਰਸਿ ਗਾਤਿ ਪਰਉਪਕਾਰੀ ਹੈ ॥੨੯੧॥

ਗੁਰੂ ਦੇ ਦੱਸੇ ਰਾਹ 'ਤੇ ਚੱਲ ਕੇ ਭਟਕਣਾ ਵਾਲਾ ਭੁਲੇਖਾ ਦੂਰ ਹੋ ਜਾਂਦਾ ਹੈ। ਗੁਰੂ ਦੀ ਝੱਠਨ ਵਿਚ ਆ ਕੇ ਗੁਰ-ਚਰਨਾਂ ਦਾ ਆਸਰਾ ਲੈ ਲੈਂਦਾ ਹੈ। ਗੁਰੂ ਦਾ ਦਰਸ਼ਨ ਕਰ ਕੇ ਸਮਦਰਸੀ ਹੋ ਜਾਂਦਾ ਹੈ। ਗੁਰੂ ਦੇ ਸ਼ਬਦ ਵਿਚ ਸੁਰਤ ਐਸੀ ਜੁੜ ਜਾਂਦੀ ਹੈ ਕਿ ਸੰਸਾਰ ਵਿਚ ਰਹਿ ਕੇ ਭਾਵੇਂ ਸੰਸਾਰੀ ਨਜ਼ਰ ਆਉਂਦਾ ਹੈ ਪਰ ਅੰਦਰੋਂ ਨਿਰੰਕਾਰ ਨਾਲ ਚੁੜਿਆ ਹੋਇਆ ਹੁੰਦਾ ਹੈ। ਸਤਿਗੁਰੂ ਦੀ ਸੇਵਾ ਕਰ ਕੇ ਜਗਤ ਵਿਚ ਸੋਸ਼ਟ ਮਨੁੱਖਾਂ ਵਿਚ ਵੀ ਉਸ ਨੂੰ ਸਤਿਕਾਰ ਮਿਲਦਾ ਹੈ ਅਤੇ ਗੁਰੂ ਦੀ ਆਗਿਆ ਮੰਨਣ ਵਾਲੇ ਦੀ ਆਗਿਆ ਸਾਰਾ ਜਗਤ ਮੰਨਦਾ ਹੈ। ਪ੍ਰਾਣਾਂ ਦੇ ਆਧਾਰ ਵਾਹਿਗੁਰੂ ਨੂੰ ਇਕ ਇਕ ਸਵਾਸ ਨਾਲ ਪੂਜਾ ਕਰਦਾ ਹੋਇਆ ਪਾਰਸ ਦੀ ਤਰ੍ਹਾਂ ਸਭ 'ਤੇ ਪਰਉਪਕਾਰ ਕਰਦਾ ਹੈ।

ਇਸ ਕਰਕੇ ਗੁਰਮੁਖ ਗੁਰੂ ਦੇ ਦੱਸੇ ਮਾਰਗ 'ਤੇ ਚੱਲ ਕੇ ਜੀਵਨ ਸਫਲ ਕਰਦਾ ਹੈ। ਧੰਨ ਉਹ ਗੁਰੂ ਹੈ ਜਿਸ ਨੇ ਸਾਨੂੰ ਮਾਰਗ 'ਤੇ ਪਾਇਆ ਹੈ। ਗੁਰੂ ਸਾਹਿਬ ਜੀ ਦਾ ਫੁਰਮਾਨ ਹੈ :

ਭੁਲੇ ਮਾਰਗ ਜਿਨਹਿ ਬਤਾਇਆ ॥ ਐਸਾ ਹੁਰੂ ਵਡਭਾਗੀ ਪਾਇਆ ॥੧॥  
 ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ ਹੁਰ ਚਰਨ ਪਿਆਰੇ ॥੧॥ ਰਹਾਉ ॥  
 ਕਾਮੁ ਕ੍ਰੋਧਿ ਲੋਭਿ ਮੌਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਾਤਿ ਗੁਰਿ ਕੀਨਾ ॥੨॥  
 ਦੁਖ ਸੁਖ ਕਰਤ ਜਨਮਿ ਛੁਨ ਮੂਆ ॥ ਚਰਨ ਕਮਲ ਗੁਰਿ ਆਸ੍ਰਾਮੁ ਦੀਆ ॥੩॥  
 ਅਗਨਿ ਸਾਗਰ ਬੁਡਤ ਸੰਸਾਰਾ ॥ ਨਾਨਕ ਬਾਹੁ ਪਕਾਰਿ ਸਤਿਗੁਰਿ ਨਿਸਤਾਰਾ ॥੪॥

(ਬਿਲਾਵਲੁ ਮਹਲਾ ੫, ਪੰਨਾ 803-04)

ਹੁਣ ਹਰ ਵੇਲੇ ਅੰਦਰ ਦੀ ਸੁਰਤ ਵਿਚ ਵਾਹਿਗੁਰੂ ਆ ਵਸਦਾ ਹੈ, ਹੁਣ ਸੁਰਤ  
 ਵਿਚ ਹਉਮੈ ਦਾ ਭਾਵ ਨਹੀਂ ਹੈ। ਜਿਵੇਂ ਇਕ ਸ਼ੇਰ ਜਾਗਦਾ ਹੈ ਤਾਂ ਪਹਿਲਾਂ ਆਪਣੇ  
 ਘੁਰਨੇ ਵਿੱਚੋਂ ਬਾਹਰ ਨਿਕਲਦਾ ਹੈ। ਦੂਜੀ ਸਟੇਜ ਹੈ ਇਸ ਸ਼ੇਰ ਦੀ ਕਿ ਆਪਣੇ ਸਰੀਰ  
 ਨੂੰ ਝਾੜਦਾ ਹੈ। ਤੀਜੀ ਸਟੇਜ 'ਤੇ ਪੁੱਜ ਕੇ ਭਬਕ ਮਾਰਦਾ ਹੈ, ਗਰਜਦਾ ਹੈ। ਅਤੇ  
 ਚੌਥੀ ਸਟੇਜ ਹੈ ਕਿ ਸ਼ਿਕਾਰ ਮਾਰਦਾ ਹੈ ਅਤੇ ਪੰਜਵੀਂ ਸਟੇਜ 'ਤੇ ਆ ਕੇ ਮਾਰਿਆ  
 ਸ਼ਿਕਾਰ ਖਾ ਕੇ ਤ੍ਰਿਪਤ ਹੋ ਜਾਂਦਾ ਹੈ। ਇਸ ਤਰ੍ਹਾਂ ਹੀ ਗੁਰਸਿਖ ਪਹਿਲਾਂ ਆਪਣੇ  
 ਸੁਖ ਆਗਾਮ ਛੱਡਦਾ ਹੈ ਜਿਵੇਂ ਕਿ ਫੈਸ਼ਨਾਂ ਤੋਂ ਮੂੰਹ ਮੌਜਨਾ, ਅੰਮ੍ਰਿਤ ਵੇਲੇ ਸੌਣ  
 ਦਾ ਘੁਰਨਾ ਛੱਡਣਾ ਆਦਿਕ ਪਹਿਲਾ ਕਦਮ ਉਠਾਂਦਾ ਹੈ। ਫਿਰ ਦੂਜਾ ਕਦਮ ਜਦ  
 ਉਠਾਂਦਾ ਹੈ ਤਾਂ ਆਪਣੇ ਅੰਗੁਣਾਂ ਦੀ ਲੂਈਂ ਝਾੜਦਾ ਹੈ, ਆਪਣੇ ਐਬ ਛੱਡਦਾ ਹੈ,  
 ਅਤੇ ਤੀਸਰਾ ਕਦਮ ਉਠਾ ਕੇ ਵਾਹਿਗੁਰੂ ਜਾਪ ਰੂਪੀ ਗਰਜਨਾ ਕਰਦਾ ਹੈ।

ਜਿਵੇਂ ਗੁਰਵਾਕ ਹੈ :

ਅਨਦ ਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਚੁ ਗਜਿਆ ॥

(ਵਾਰ ਕਾਨਫ਼ਾ ਮ: ੪, ਪੰਨਾ 1315)

ਹਿਰਦੇ ਵਿਚ ਸ਼ਬਦ ਦੀ ਗਰਜਨਾ ਕਰਦਾ ਹੈ ਅਤੇ ਚੌਥਾ ਕਦਮ ਉਠਾ ਕੇ ਅੰਦਰੋਂ  
 ਹਉਮੈ ਦਾ ਸ਼ਿਕਾਰ ਮਾਰਦਾ ਹੈ। ਜਦ ਹਉਮੈ ਪ੍ਰਤਮ ਹੋ ਜਾਂਦੀ ਹੈ ਤਾਂ ਫਿਰ ਵਾਹਿਗੁਰੂ  
 ਦੇ ਜਾਪ ਵਿਚ ਇਕਮਿਕ ਹੋ ਜਾਂਦਾ ਹੈ ਅਤੇ ਸਿਮਰਨ ਦਾ ਭੋਜਨ ਛਕਦਾ ਹੋਇਆ  
 ਤ੍ਰਿਪਤ ਹੋ ਜਾਂਦਾ ਹੈ। ਗੁਰੂ ਸਾਹਿਬ ਦਾ ਫੁਰਮਾਨ ਹੈ :

ਤ੍ਰਿਪਤਿ ਭਈ ਸਭੁ ਭੋਜਨੁ ਖਾਇਆ ॥

ਮਨਿ ਤਨਿ ਰਸਨਾ ਨਾਮੁ ਧਿਆਇਆ ॥

(ਧਨਸਰੀ ਮ: ੫, ਪੰਨਾ 684)

ਪਰਮਾਤਮਾ ਨਾਲ ਇਕਮਿਕ ਹੋ ਜਾਣਾ ਹੀ ਸਾਡੀ ਮੰਜਲ ਹੈ, ਇਸ ਮੰਜਲ 'ਤੇ  
 ਪਹੁੰਚਣ ਲਈ ਸਿਮਰਨ ਤੇ ਚਿੰਤਨ ਦੇ ਮਾਰਗ 'ਤੇ ਚੱਲਣਾ ਹੀ ਸਹੀ ਮਾਰਗ ਹੈ।

ਸਤਿਗੁਰੂ ਕਿਰਪਾ ਕਰਨ, ਅਸੀਂ ਉਝੜ ਵਾਲੇ ਰਸਤਿਆਂ ਤੋਂ ਬਚ ਕੇ ਸਹੀ  
 ਮਾਰਗ 'ਤੇ ਚੱਲ ਸਕੀਏ।

ਪਹਿਚਾਣ ਆ ਜਾਏ ਕਿ ਉਝੜ ਕੀ ਹੈ ਤੇ ਮਾਰਗ ਕੀ ਹੈ ?

ਅਗਿਆਨਤਾ ਦਾ ਜੀਵਨ ਉਝੜ ਹੈ, ਗਿਆਨ ਦੀ ਅਵਸਥਾ ਹੀ ਮਾਰਗ ਹੈ।  
 ਇਹੀ ਹੈ ਬਿਬੇਕ ਪ੍ਰਕਾਸ਼ ਰਾਹੀਂ ਮਾਰਗ ਤੇ ਉਝੜ ਦੀ ਪਹਿਚਾਣ।

•

## ਕਾਂ ਅਤੇ ਕੋਇਲ ਦਾ ਜੀਵਨ

ਵੇਖਣ ਨੂੰ ਤਾਂ ਕਾਂ ਵੀ ਕਾਲਾ ਹੈ ਅਤੇ ਕੋਇਲ ਵੀ ਕਾਲੀ ਹੈ, ਪਰ ਦੋਹਾਂ ਦੇ  
 ਜੀਵਨ ਵਿਚ ਬਹੁਤ ਹੀ ਫਰਕ ਹੈ। ਸੁਭਾਉ ਵਿਚ ਬਹੁਤ ਫਰਕ ਹੈ, ਭੋਜਨ ਵਿਚ  
 ਬਹੁਤ ਫਰਕ ਹੈ। ਮਨਮੁਖ ਵੀ ਹੂ-ਬ-ਹੂ ਕਾਂ ਦੀ ਤਰ੍ਹਾਂ ਹੈ। ਦੇਖਣ ਨੂੰ ਸਰੀਰ ਦੇ ਸਾਰੇ  
 ਅੰਗ ਇੱਕੋ ਜਿਹੇ ਹੀ ਨਜ਼ਰ ਆਉਂਦੇ ਹਨ, ਪਰ ਸੁਭਾਉ ਵਿਚ, ਵਿਚਾਰਾਂ ਵਿਚ ਬਹੁਤ  
 ਫਰਕ ਹੈ।

ਜਿਵੇਂ ਕਾਂ ਚੰਗੀਆਂ ਵਧੀਆ ਚੀਜ਼ਾਂ ਛੱਡ ਕੇ ਗੰਦਰੀ ਖਾ ਕੇ ਹੀ ਆਨੰਦਿਤ  
 ਹੁੰਦਾ ਹੈ, ਬੜਾ ਮੁਸ਼ ਹੁੰਦਾ ਹੈ ਜਦ ਗੰਦਾ ਵਾਤਾਂਵਰਣ ਮਿਲ ਜਾਏ।

ਗੁਰੂ ਸਾਹਿਬ ਦਾ ਫੁਰਮਾਨ ਹੈ ਕਿ :

ਕਉਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖ ਗੋਹੈ ॥

(ਗੁਜਰੀ ਮ: ੮, ਪੰਨਾ 493)

ਤਿਵੇਂ ਹੀ ਮਨਮੁਖ ਦੀ ਆਦਤ ਹੈ। ਸਿਮਰਨ ਛੱਡ ਕੇ ਜੀਣਾ; ਸਤਸੰਗ ਛੱਡ ਕੇ,  
 ਸੁਭ ਆਚਰਣ ਛੱਡ ਕੇ, ਅੰਮ੍ਰਿਤ ਨਾਮ ਦਾ ਭੋਜਨ ਛੱਡ ਕੇ ਜੋ ਕੁਝ ਵੀ ਕਰਦਾ ਹੈ,  
 ਉਹ ਗੰਦਰੀ ਵਿਚ ਚੁੰਝਾਂ ਮਾਰਨ ਦੇ ਬਰਾਬਰ ਹੈ।

ਗੁਰੂ ਸਾਹਿਬ ਜੀ ਦਾ ਫੁਰਮਾਨ ਹੈ :

ਬਿਨੁ ਸਿਮਰਨ ਧਿਗੁ ਕਰਮ ਕਰਾਸ ॥

ਕਾਗ ਬਤਨ ਬਿਸਟਾ ਮਹਿ ਵਾਸ ॥

(ਗਊੜੀ ਮਹਲਾ ੫, ਪੰਨਾ 239)

ਸਿਆਣਾ ਬੰਦਾ ਤਾਂ ਕਦੀ ਵੀ ਐਸੇ ਮਨਮੁਖ ਦੀ ਸੰਗਤ ਵਿਚ ਨਹੀਂ ਬੈਠੇਗਾ।  
 ਮਨਮੁਖ ਨੇ ਸੰਸਾਰ ਦੀ ਚਰਚਾ ਕਰਨੀ ਹੈ, ਅਤੇ ਗੁਰਮੁਖ ਨੇ ਹਰੀ ਦੀ ਚਰਚਾ ਕਰਨੀ  
 ਹੈ, ਇਸ ਬਾਰੇ ਇਕ ਕਥਾ ਹੈ :

ਇਕ ਕਾਂ ਕਿਤੇ ਉੱਡਦਾ ਉੱਡਦਾ ਭੁਲੇਖੇ ਨਾਲ ਮਾਨ ਸਰੋਵਰ 'ਤੇ ਪੁੱਜ ਗਿਆ।  
 ਇਥੇ ਹੰਸਾਂ ਦਾ ਨਿਵਾਸ ਹੈ। ਪਾਣੀ ਪੀਣ ਲਈ ਕਾਂ ਸਰੋਵਰ ਕਿਨਾਰੇ ਆ ਬੈਠਾ। ਇਥੇ  
 ਇਸ ਕਾਂ ਨੇ ਪਾਣੀ ਪੀਤਾ ਤੇ ਕੁਝ ਪੰਛੀ ਤੱਕੇ। ਕਾਂ ਨੇ ਕੁਝ ਸਮਾਂ ਇਥੇ ਗੁਜ਼ਾਰਿਆ  
 ਤੇ ਇਕ ਹੰਸ ਨਾਲ ਮਿੱਤਰਤਾ ਬਣਾ ਲਈ। ਜਿਵੇਂ ਕਿ ਜਾਨਵਰਾਂ ਦੀਆਂ ਆਪਣੀਆਂ  
 ਭਾਸ਼ਾਵਾਂ ਨੇ, ਕੁਝ ਵਾਰਤਾਲਾਪ ਹੋਇਆ ਤੇ ਕਾਂ ਆਪਣੇ ਮਿੱਤਰ ਹੰਸ ਨੂੰ ਕਹਿਣ ਲੱਗਾ  
 ਕਿ ਚੱਲ ਹੁਣ ਸੈਂ ਤੈਨੂੰ ਆਪਣਾ ਘਰ ਦਿਖਾਵਾਂ, ਆਪਣਾ ਇਲਾਕਾ ਦਿਖਾਵਾਂ। ਹੰਸ  
 ਕਾਂ ਨਾਲ ਉੱਡ ਪਿਆ। ਕਾਢੀ ਸਮਾਂ ਉੱਡਣ ਤੋਂ ਬਾਅਦ ਕਾਂ ਉਸ ਹੰਸ ਨੂੰ ਆਪਣੇ

ਆਲੂਣੇ ਦੇ ਪਾਸ ਲੈ ਆਇਆ। ਦੋਵੇਂ ਆਲੂਣੇ ਵਾਲੇ ਦਰੱਖਤ ਉੱਤੇ ਆ ਬੈਠੇ। ਹੰਸ ਨੇ ਤੱਕਿਆ ਕਿ ਚਾਰ ਚੁਫੇਰੇ ਗੰਦਰੀ ਦੇ ਚੇਰ ਲੱਗੇ ਹੋਏ ਹਨ। ਬਦੂੰ ਹੀ ਬਦੂੰ ਆ ਰਹੀ ਹੈ। ਹੰਸ ਬੜਾ ਪਰੇਸ਼ਾਨ ਹੋਇਆ ਤੇ ਕਹਿਣ ਲੱਗਾ ਕਿ ਤੂੰ ਇਹੋ ਜਿਹੀ ਗੰਦੀ ਜਗ੍ਹਾ 'ਤੇ ਰਹਿੰਦਾ ਹੈਂ, ਇਥੇ ਤਾਂ ਘੜੀ ਭਰ ਵੀ ਬੈਠਣਾ ਮੁਸ਼ਕਲ ਹੈ, ਤੂੰ ਇਥੇ ਕਿਵੇਂ ਰਹਿੰਦਾ ਹੈਂ, ਤੂੰ ਤਾਂ ਇਹੋ ਜਿਹੀ ਗੰਦੀ ਜਗ੍ਹਾ ਦੀ ਸਿਫਤ ਕਰਿਆ ਕਰਦਾ ਸੈਂ।

ਅੱਗੋਂ ਕਾਂ ਝਟਪਟ ਮੌਕਾ ਸੰਭਾਲਦਾ ਹੋਇਆ ਬੋਲਿਆ, ਕਿ ਨਹੀਂ ਦੋਸਤ, ਮੈਂ ਇਥੇ ਨਹੀਂ ਰਹਿੰਦਾ, ਇਥੇ ਤਾਂ ਜਗ ਆਰਾਮ ਕਰਨ ਲਈ ਰੁਕੇ ਹਾਂ। ਅਜੇ ਮੇਰਾ ਘਰ ਨਹੀਂ ਆਇਆ। ਚੱਲ ਚੱਲੀਏ ਆਪਣੇ ਘਰ। ਇਹ ਆਖ ਕੇ ਕਾਂ ਉੰਡਿਆ ਤੇ ਹੰਸ ਵੀ ਉੰਡ ਪਿਆ। ਕਾਂ ਨੇ ਅੰਦਰੋਂ ਵਿਚਾਰ ਕੀਤੀ ਕਿ ਇਸ ਨੇ ਮੇਰੇ ਘਰ ਦੀ ਨਿੰਦਾ ਕੀਤੀ ਹੈ, ਇਸ ਨੂੰ ਸਬਕ ਸਿਖਾਂਦਾ ਹਾਂ। ਇਹ ਸੋਚ ਕੇ ਕਾਂ ਇਕ ਅਮੀਰ ਦੇ ਬਾਗ ਵਿਚ ਆ ਪਹੁੰਚਿਆ ਤੇ ਜਿਸ ਦਰੱਖਤ ਬੱਲੇ ਬਾਗ ਦਾ ਮਾਲਿਕ ਆਰਾਮ ਕਰ ਰਿਹਾ ਸੀ, ਉਸ ਦਰੱਖਤ ਉੱਤੇ ਹੰਸ ਨੂੰ ਨਾਲ ਲੈ ਕੇ ਆ ਬੈਠਾ ਤੇ ਕਹਿਣ ਲੱਗਾ ਕਿ ਇਹ ਮੇਰਾ ਘਰ ਹੈ। ਹੰਸ ਚਾਰ ਚੁਫੇਰੇ ਦੇ ਸੰਦਰ ਵਾਤਾਵਰਣ ਨੂੰ ਵੇਖ ਕੇ ਮੁਸ਼ ਹੋ ਰਿਹਾ ਸੀ। ਏਨੇ ਨੂੰ ਕਾਂ ਨੇ ਮਾਲਿਕ ਦੇ ਉੱਤੇ ਵਿੱਠ ਕਰ ਦਿੱਤੀ। ਬਾਗ ਦੇ ਮਾਲਿਕ ਨੇ ਨੌਕਰਾਂ ਨੂੰ ਹੁਕਮ ਕੀਤਾ ਕਿ ਦੇਖੋ, ਉਪਰ ਕਿਹੜਾ ਜਾਨਵਰ ਹੈ। ਗੋਲੀ ਮਾਰ ਦਿਓ ਉਸ ਜਾਨਵਰ ਨੂੰ ਜਿਸ ਨੇ ਵਿੱਠ ਕੀਤੀ ਹੈ। ਜਦੋਂ ਨੌਕਰ ਉਪਰ ਦੇਖ ਕੇ ਬੰਦੂਕ ਨਾਲ ਗੋਲੀ ਮਾਰਨ ਲੱਗਾ ਤਾਂ ਕਾਂ ਬੜੀ ਚੁਸਤੀ ਨਾਲ ਇਕਦਮ ਉੰਡ ਗਿਆ ਤੇ ਗੋਲੀ ਹੰਸ ਦੇ ਜਾ ਲੱਗੀ। ਹੰਸ ਬੱਲੇ ਆ ਡਿੱਗਾ। ਮਰਦਾ ਹੋਇਆ ਰੋ ਰਿਹਾ ਸੀ ਕਿ ਵਿੱਠ ਤਾਂ ਕਾਂ ਨੇ ਕੀਤੀ ਪਰ ਮਾਰਿਆ ਮੈਂ ਗਿਆ। ਇਕ ਵਿਦਵਾਨ ਨੇ ਹੰਸ ਦੇ ਅੰਦਰੋਂ ਉੱਠੀ ਆਵਾਜ਼ ਨੂੰ ਆਪਣੀ ਭਾਸ਼ਾ ਵਿਚ ਇੰਝ ਕਲਮਬੰਦ ਕੀਤਾ ਹੈ:

ਨਾ ਹੰ ਕਾਕੋ, ਹਤੋ ਰਾਜਨ, ਹੰਸੋ ਅਹੰ ਨਿਰਮਲ ਜਲੇ।

ਨੀਚ ਸੰਗ ਪ੍ਰਭਾਵੇਨ ਜਾਤੋ ਜਨਮ ਨਿਰਾਖਕਮ।

ਮਰਦੇ ਹੋਏ ਹੰਸ ਨੂੰ ਪਹਿਲੀ ਵਾਰ ਪਤਾ ਲੱਗਾ ਕਿ ਇਹ ਪੰਖੀ ਤਾਂ ਹੈ ਪਰ ਚੰਗਾ ਪੰਖੀ ਨਹੀਂ ਹੈ। ਇਹ ਖੋਟਾ ਪੰਖੀ ਹੈ, ਇਸ ਨੂੰ ਕੁਪੰਖੀ ਵੀ ਆਖ ਸਕਦੇ ਹਾਂ। ਜਿਵੇਂ ਗੁਰੂ ਸਾਹਿਬ ਦਾ ਫੁਰਮਾਨ ਹੈ:

ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥  
ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝੁ ਗਿਆਨੀ ਰੰਗਿ ॥

(ਵਾਰਾਂ ਤੇ ਵਣੀਕ ਮ: ੧, ਪੰਨਾ 1411)

ਤਿਵੇਂ ਹੀ ਮਨਮੁਖ ਦੀ ਸੰਗਤ ਵਿਚ ਬੈਠ ਕੇ ਜਗਿਆਸੂ ਆਪਣਾ ਨੁਕਸਾਨ ਕਰ ਬੈਠਦਾ ਹੈ। ਇਸ ਕਰਕੇ ਜਿਵੇਂ ਕਾਂ ਦਾ ਸੁਭਾਅ ਗੰਦਾ ਹੈ ਤਿਵੇਂ ਹੀ ਮਨਮੁਖ ਦਾ ਸੁਭਾਅ ਵੀ ਆਚਰਨਹੀਣ ਹੁੰਦਾ ਹੈ। ਜਿਵੇਂ ਸਾਰਕਤਾਵਲੀ ਦਾ ਕਰਤਾ ਲਿਖਦਾ ਹੈ ਕਿ :

ਨਿਜ ਯੁਵਤੀ ਕੇ ਹੋਤ ਹੀ ਸਠ ਲਪਟੋਂ ਪਰ ਨਾਰ।  
ਭਲੇ ਤਾਲ ਸਭ ਠੌਰ ਪਰ ਕਾਗ ਅਚੇ ਘਟ ਵਾਰ।

ਜਿਵੇਂ ਚਾਰ ਚੁਫੇਰੇ ਭਾਵੇਂ ਕਿੰਨਾ ਹੀ ਪਾਣੀ ਤਲਾਬ ਆਦਿਕਾਂ ਵਿਚ ਹੋਵੇ ਪਰ ਕਾਂ ਕਿਸੇ ਦੇ ਘਰ ਜਾ ਕੇ ਘੜੇ ਵਿਚ ਹੀ ਚੁੰਝਾਂ ਮਾਰਦਾ ਹੈ। ਤਿਵੇਂ ਹੀ ਭਾਵੇਂ ਆਪਣੀ ਪਤਨੀ ਵੀ ਹੋਵੇ, ਪਰ ਕਾਂ ਬਿਰਤੀ ਵਾਲਾ ਬੰਦਾ ਦੂਜੀਆਂ ਅੰਦਰਤਾਂ 'ਤੇ ਹੀ ਦ੍ਰਿਸ਼ਟੀ ਰੱਖਦਾ ਹੈ।

ਜਿਵੇਂ ਕਾਂ ਦੀ ਬੋਲੀ ਬੇਸੁਗੀ ਹੁੰਦੀ ਹੈ ਤੇ ਕੋਇਲ ਦੀ ਬੋਲੀ ਸੁਰ ਵਿਚ ਹੁੰਦੀ ਹੈ। ਕਾਂ ਦੀ ਬੋਲੀ ਤੋਂ ਘਰ ਵਾਲੇ ਤੰਗ ਆ ਜਾਂਦੇ ਹਨ ਤੇ ਆਖ ਦਿੰਦੇ ਹਨ ਕਿ ਇਸ ਨੇ ਐਵੇਂ ਕਾਂ-ਕਾਂ ਲਾਈ ਹੋਈ ਹੈ, ਉਡਾ ਦਿਓ ਇਸ ਨੂੰ। ਪਰ ਕੋਇਲ ਦੀ ਬੋਲੀ ਨੂੰ ਸੁਣਨ ਲਈ ਲੋਗ ਬੁਦਦ ਬਾਗਾਂ ਵਿਚ ਜਾਂਦੇ ਹਨ। ਕੋਇਲ ਦੀ ਬੋਲੀ ਬੜੀ ਪਿਆਰੀ ਲੱਗਦੀ ਹੈ। ਤਿਵੇਂ ਹੀ ਮਨਮੁਖ ਦੇ ਬੋਲਾਂ ਵਿਚ ਝਗੜਾ ਹੈ, ਕੌੜਾ ਬੋਲ ਹੈ, ਨਿੰਦਿਆ ਹੈ, ਝੂਠ ਹੈ। ਇਹ ਸਭ ਬੇਸੁਰ ਦੀ ਤਰ੍ਹਾਂ ਹੀ ਬੋਲਣਾ ਹੈ। ਗੁਰਮੁਖ ਜਨ ਨਿੰਦਿਆ, ਝੂਠ, ਝਗੜੇ ਆਦਿਕ ਦੀ ਕਾਂ-ਕਾਂ ਤੋਂ ਪਰੇਸ਼ਾਨ ਹੋ ਜਾਂਦੇ ਹਨ। ਗੁਰਮੁਖ ਦੇ ਜੀਵਨ ਦੀ ਅਵਸਥਾ ਵੀ ਕੋਇਲ ਦੀ ਕੂਕ ਦੀ ਤਰ੍ਹਾਂ ਹੈ। ਜਦ ਕੋਇਲ ਬੋਲਦੀ ਹੈ ਤਾਂ ਬੜਾ ਮਿੱਠਾ ਬੋਲਦੀ ਹੈ, ਤਿਵੇਂ ਹੀ ਗੁਰਮੁਖ ਦੀ ਬੋਲੀ ਮਿੱਠੀ ਹੈ, ਪਿਆਰ ਵਾਲੀ ਹੈ, ਮਿਲਾਪ ਵਾਲੀ ਹੈ, ਸਿਮਰਨ ਵਾਲੀ ਬੋਲੀ ਹੈ। ਗੁਰਮੁਖ ਤਾਂ ਹਰ ਵੇਲੇ ਲੋਚਦਾ ਹੈ ਕਿ ਐ ਪਰਮਾਤਮਾ, ਮੇਰੇ 'ਤੇ ਐਸੀ ਕਿਰਪਾ ਕਰ ਕਿ ਮੈਂ ਕੋਇਲ ਦੀ ਤਰ੍ਹਾਂ ਜੀਵਨ ਬਣਾ ਲਵਾਂ। ਜਿਵੇਂ ਗੁਰੂ ਸਾਹਿਬ ਜੀ ਦਾ ਫੁਰਮਾਨ ਹੈ :

ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥

ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥

(ਗਊੜੀ ਬੈਗਾਗਣ ਮ: ੧, ਪੰਨਾ 157)

ਕਿਤੇ ਮੈਨੂੰ ਸਤਸੰਗ ਰੂਪੀ ਅੰਬ ਦਾ ਬੂਟਾ ਮਿਲ ਜਾਏ। ਸਤਸੰਗ ਵਿਚ ਬੈਠ ਕੇ ਗੁਰੂ ਦੇ ਸ਼ਬਦ ਦੀ ਵਿਚਾਰ ਕਰ ਕੇ ਸਹਿਜ ਅਵਸਥਾ ਦੀ ਪ੍ਰਾਪਤੀ ਕਰ ਲਵਾਂ। ਪਰਮਾਤਮਾ ਮਿਲ ਜਾਏ ਤਾਂ ਅੰਬ ਦੀ ਤਰ੍ਹਾਂ ਮਿੱਠੇ ਫਲ, ਠੰਡੀ ਛਾਂ ਵਾਲੀ ਗੱਲ ਬਣ ਜਾਏ। ਸੰਪੂਰਨ ਸੁਖ ਮਿਲ ਜਾਣ। ਜਿਵੇਂ ਗੁਰੂ ਸਾਹਿਬ ਜੀ ਕਥਨ ਕਰਦੇ ਹਨ :

ਜਿਨ੍ਹੀ ਸਪੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜਾਉ ॥

(ਸੂਹੀ ਮਹਲਾ ੧, ਪੰਨਾ 762)

ਜਿਵੇਂ ਕੋਇਲ ਦੇ ਅੰਦਰ ਪਿਰ ਮਿਲਣ ਦੀ ਚਾਰ ਹੈ, ਤਿਵੇਂ ਗੁਰਮੁਖ ਅੰਦਰ ਪ੍ਰਭੂ ਮਿਲਣ ਦੀ ਤਾਂਘ ਹੈ। ਕਿਸੇ ਨੇ ਕੋਇਲ ਨੂੰ ਪੁੱਛਿਆ ਕਿ ਤੂੰ ਬੋਲਦੀ ਬੜਾ ਸੋਹਣਾ ਹੈਂ ਪਰ ਰੰਗ ਬਹੁਤ ਕਾਲਾ ਹੈ, ਤਾਂ ਕੋਇਲ ਕਹਿਣ ਲੱਗੀ ਕਿ ਮੈਂ ਆਪਣੇ ਪ੍ਰੀਤਮ ਦੇ ਵਿਛੋੜੇ ਵਿਚ ਰਹਿੰਦੀ ਹਾਂ। ਪ੍ਰੀਤਮ ਨੂੰ ਮਿਲਣ ਲਈ ਕੂਕ ਕੂਕ ਕੇ ਸੜਦੀ ਰਹਿੰਦੀ ਹਾਂ ਤੇ ਜਿਹੜੀ ਚੀਜ਼ ਸੜਦੀ ਰਹਿੰਦੀ ਹੈ, ਉਹ ਕਾਲੀ ਹੋ ਜਾਂਦੀ ਹੈ। ਮੈਂ ਵੀ ਸੜ ਕੇ ਕਾਲੀ ਹੋ ਗਈ ਹਾਂ :

ਕਾਲੀ ਕੋਇਲ ਤੂੰ ਕਿਤ ਗੁਨ ਕਾਲੀ ॥

ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥

(ਸੂਹੀ ਫਗੀਦ ਜੀ, ਪੰਨਾ 794)

ਕਿਧਰੇ ਕੋਇਲ ਦੀ ਤਰ੍ਹਾਂ ਕਿਸੇ ਦਾ ਜੀਵਨ ਬਣ ਜਾਵੇ ਤਾਂ ਪ੍ਰਭੂ-ਮਿਲਾਪ  
ਦਾ ਕਾਰਨ ਬਣ ਸਕਦਾ ਹੈ। ਪਰ ਪ੍ਰਭੂ-ਮਿਲਾਪ ਤੋਂ ਬਿਨਾਂ ਜੀਵਨ ਖਾਲੀ ਹੀ ਹੈ।

ਭਾਵੇਂ ਕਾਂ ਨੂੰ ਕਿੰਨਾ ਵੀ ਸਿਖਾਇਆ ਜਾਵੇ, ਉਹ ਆਪਣੀ ਬੋਲੀ ਨਹੀਂ ਛੱਡਦਾ,  
ਉਹ ਕਾਂ-ਕਾਂ ਹੀ ਕਰੇਗਾ ਪਰ ਜੇ ਤੋਤੇ ਨੂੰ ਪੜ੍ਹਾਈਏ ਤਾਂ ਉਹ ਪੜ੍ਹ ਜਾਂਦਾ ਹੈ। ਕਵੀ  
ਗਿਰਧਰ ਰਾਇ ਜੀ ਲਿਖਦੇ ਹਨ :

ਕਾਗ ਜੁ ਪਾਇਆ ਪਿੰਜਰੇ, ਪੜ੍ਹ ਗਿਆ ਚਾਰੇ ਵੇਦ /  
ਬੋਲੀ ਮੌਂ ਪਲਟਿਓ ਨਹੀਂ, ਰਹਿਓ ਢੇਡ ਕਾ ਢੇਡ /

ਤਿਵੇਂ ਹੀ ਮਨਮੁਖ ਭਾਵੇਂ ਮਿਹਨਤ ਕਰ ਕੇ ਕਿੰਨੀ ਵੀ ਧਾਰਮਿਕ ਵਿਦਿਆ ਪੜ੍ਹ  
ਯਾਏ, ਪਰ ਮਨਮੁਖਤਾ ਵਾਲਾ ਸੁਭਾਅ ਨਹੀਂ ਛੱਡ ਸਕਦਾ। ਆਪਣੇ ਅੱਗੁਣ ਅਤੇ  
ਵਿਕਾਰਾਂ ਨਾਲ ਸੰਬੰਧ ਤਿਵੇਂ ਹੀ ਬਣਿਆ ਰਹਿੰਦਾ ਹੈ। ਪਰ ਫਿਰ ਵੀ ਜੇਕਰ ਪਰਮਾਤਮਾ  
ਦੀ ਕਿਰਪਾ ਹੋ ਜਾਵੇ ਤਾਂ ਕਾਂ ਦੇ ਜੀਵਨ ਨੂੰ ਬਦਲ ਕੇ ਹੰਸ ਦਾ ਜੀਵਨ ਬਣਾ ਸਕਦਾ  
ਹੈ। ਫੁਰਮਾਨ ਹੈ :

ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੋ ॥

(ਸਲੋਕ ਸੇਖ ਫਰੀਦ, ਮ: ੧, ਪੰਨਾ 1384)

ਪ੍ਰਭੂ-ਕਿਰਪਾ ਤੋਂ ਬਿਨਾਂ ਲੱਖ ਜਤਨ ਕਰਨ 'ਤੇ ਵੀ ਕੋਇਲ ਦੀ ਤਰ੍ਹਾਂ ਜੀਵਨ  
ਨਹੀਂ ਬਣ ਸਕਦਾ।

ਇਕ ਬੜੀ ਸੁੰਦਰ ਗਾਥਾ ਹੈ—ਇਕ ਰਾਜੇ ਦਾ ਬਾਗ ਸੀ। ਰਾਣੀ ਸੈਰ ਕਰਨ  
ਲਈ ਬਾਗ ਵਿਚ ਗਈ ਤਾਂ ਇਕ ਅੰਬ ਦੇ ਬੂਟੇ 'ਤੇ ਬੈਠੀ ਕੋਇਲ ਬੋਲ ਰਹੀ ਸੀ।  
ਰਾਣੀ ਦੇ ਕੰਨਾਂ ਵਿਚ ਅੱਜ ਪਹਿਲੀ ਵਾਰੀ ਕੋਇਲ ਦੀ ਮਿੱਠੀ ਮਿੱਠੀ ਕੂਕ ਪਈ  
ਸੀ। ਰਾਣੀ ਦਾ ਮਨ ਕੋਇਲ ਦੀ ਬੋਲੀ ਸੁਣ ਕੇ ਮੋਹਿਤ ਹੋ ਗਿਆ, ਬੜੀ ਹੀ ਪ੍ਰਸੰਨ  
ਹੋਈ ਤੇ ਮਨ ਵਿਚ ਨਿਸਚਾ ਕਰ ਲਿਆ ਕਿ ਇਹ ਜੋ ਜਾਨਵਰ ਇਤਨਾ ਸੁੰਦਰ ਬੋਲਦਾ  
ਹੈ, ਇਸ ਨੂੰ ਮੈਂ ਪਿੰਜਰੇ ਵਿਚ ਬੰਦ ਕਰ ਕੇ ਪਾਸ ਹੀ ਰੱਖਾਂਗੀ ਤੇ ਇਸ ਦੀ ਮਿੱਠੀ  
ਮਿੱਠੀ ਆਵਾਜ਼ ਹਰ ਰੋਜ਼ ਸੁਣਿਆ ਕਰਾਂਗੀ। ਪਰ ਚੂਕਿ ਰਾਣੀ ਇਸ ਜਾਨਵਰ ਦੀ  
ਸ਼ਕਲ ਤੋਂ ਵੀ ਵਾਕਫ ਨਹੀਂ ਸੀ, ਬਾਗ ਵਿੱਚੋਂ ਜਲਦੀ ਵਾਪਸ ਆਈ ਅਤੇ ਆ  
ਕੇ ਰਾਜੇ ਨੂੰ ਕਹਿਣ ਲੱਗੀ ਕਿ ਉਹ ਜਾਨਵਰ ਚਾਹੀਦਾ ਹੈ, ਜਿਹੜਾ ਬਹੁਤ ਹੀ ਸੁੰਦਰ  
ਬੋਲੀ ਬੋਲਦਾ ਹੈ। ਜਲਦੀ ਹੀ ਉਹ ਜਾਨਵਰ ਪਕੜਵਾ ਕੇ ਦਿਓ। ਇਕਦਮ ਬਹੁਤ  
ਹੀ ਜਲਦੀ ਕਰੋ।

ਰਾਜੇ ਨੇ ਝਟਪਟ ਨੌਕਰਾਂ ਨੂੰ ਬੁਲਾਇਆ ਤੇ ਕਹਿਣ ਲੱਗਾ ਕਿ ਝਟਪਟ ਉਹ  
ਜਾਨਵਰ ਪਕੜ ਕੇ ਲਿਆਓ, ਜਿਹੜਾ ਬਹੁਤ ਹੀ ਸੁੰਦਰ ਬੋਲੀ ਬੋਲਦਾ ਹੈ। ਜਲਦੀ  
ਕਰੋ। ਨੌਕਰ ਝਟਪਟ ਦੌੜੇ, ਚਾਰ-ਚੁਫੇਰੇ ਬਹੁਤ ਵੱਡੇ ਵੱਡੇ ਜਾਲ ਲਗਾ ਦਿੱਤੇ ਗਏ  
ਤੇ ਬਹੁਤ ਸਾਰੇ ਪੰਛੀ ਜਾਲ ਵਿਚ ਫਸਾ ਲਏ। ਹੁਣ ਬਹੁਤ ਸਾਰੇ ਪੰਛੀ ਜਾਲ ਵਿਚ  
ਹਨ, ਪਰ ਇਹਨਾਂ ਵਿੱਚੋਂ ਕਿਹੜਾ ਪੰਛੀ ਸੁੰਦਰ ਬੋਲੀ ਬੋਲਦਾ ਹੋਵੇਗਾ, ਇਹਨਾਂ ਸੋਚਾਂ  
ਵਿਚ ਸਾਰੇ ਨੌਕਰ ਹਨ। ਸਾਰੇ ਜਾਨਵਰਾਂ ਨੂੰ ਇਕ ਇਕ ਕਰ ਕੇ ਨੌਕਰ ਦੇਖ ਰਹੇ

ਹਨ, ਵਿਚਾਰ ਕੀਤੀ ਕਿ ਸੁੰਦਰ ਬੋਲੀ ਉਹ ਹੀ ਬੋਲਦਾ ਹੋਵੇਗਾ, ਜਿਹੜਾ ਦੇਖਣ  
ਨੂੰ ਵੀ ਸੁੰਦਰ ਹੋਵੇਗਾ। ਇਸ ਤਰ੍ਹਾਂ ਵਿਚਾਰ ਕਰ ਕੇ ਜਦ ਸਾਰੇ ਪੰਛੀਆਂ ਨੂੰ ਤੱਕਿਆ  
ਤਾਂ ਇਹਨਾਂ ਸਾਰਿਆਂ ਵਿੱਚੋਂ ਚੱਕੀਰਾਹਾ ਬਹੁਤ ਸੁੰਦਰ ਨਜ਼ਰ ਆਇਆ। ਇਹਨਾਂ  
ਨੌਕਰਾਂ ਨੇ ਚੱਕੀਰਾਹੇ ਨੂੰ ਪਕੜ ਕੇ ਪਿੰਜਰੇ ਵਿਚ ਪਾ ਲਿਆ ਅਤੇ ਰਾਜਾ ਸਾਹਿਬ  
ਦੇ ਪਾਸ ਲੈ ਆਂਦਾ। ਰਾਜੇ ਨੇ ਰਾਣੀ ਨੂੰ ਇਹ ਸੁੰਦਰ ਪੰਛੀ ਦੇ ਦਿੱਤਾ। ਹੁਣ ਰਾਣੀ  
ਇਸ ਸੁੰਦਰ ਪੰਛੀ ਨੂੰ ਦੇਖ ਕੇ ਬੜੀ ਖੁਸ਼ ਹੈ। ਇਸ ਨੂੰ ਤਰ੍ਹਾਂ ਤਰ੍ਹਾਂ ਦੇ ਭੋਜਨ ਖਾਣ  
ਨੂੰ ਦਿੰਦੀ ਹੈ ਪਰ ਇਹ ਪੰਛੀ ਭੋਜਨ ਨਹੀਂ ਖਾਂਦਾ। ਇਸ ਪੰਛੀ ਨੂੰ ਬੁਲਾਣ ਦਾ ਜਤਨ  
ਕਰਦੀ ਹੈ, ਕਹਿੰਦੀ ਹੈ ਕਿ ਵੇ ਬੋਲ ਕੁਝ! ਪਰ ਇਹ ਬੋਲਦਾ ਕੁਝ ਨਹੀਂ। ਬੜੀ ਹੀ  
ਪਰੋਸ਼ਾਨ ਹੋਈ। ਅਖੀਰ ਜਦ ਉਹ ਕੁਝ ਵੀ ਨਹੀਂ ਬੋਲਿਆ ਤਾਂ ਪੰਛੀਆਂ ਦੇ ਇਲਾਜ  
ਕਰਨ ਵਾਲੇ ਨੂੰ ਬੁਲਾਇਆ ਗਿਆ ਕਿ ਦੇਖੋ ਇਹ ਪੰਛੀ ਕੁਝ ਬੀਮਾਰ ਜਾਪਦਾ ਹੈ।  
ਕੁਝ ਸਮਾਂ ਪਹਿਲਾਂ ਮੈਂ ਬਾਗ ਵਿਚ ਗਈ ਸਾਂ, ਬਹੁਤ ਹੀ ਸੁੰਦਰ ਬੋਲੀ ਬੋਲ ਰਿਹਾ  
ਸੀ, ਬੜੀ ਸੁੰਦਰ ਕੂਕ ਸੀ, ਪਰ ਹੁਣ ਇਹ ਨਹੀਂ ਬੋਲਦਾ। ਇਸ ਦਾ ਕੋਈ ਇਲਾਜ  
ਕਰੋ। ਹਕੀਮ, ਪੰਛੀਆਂ ਦੀ ਪਰਖ ਰੱਖਣ ਵਾਲਾ ਬੜਾ ਸਿਆਣਾ ਸੀ। ਇਸ ਨੇ ਸਾਰੀ  
ਹਕੀਕਤ ਸੁਣ ਕੇ ਵਿਚਾਰਿਆ ਕਿ ਇਹ ਤਾਂ ਕਿਸੇ ਹੋਰ ਹੀ ਪੰਛੀ ਨੂੰ ਪਕੜੀ ਬੈਠੀ  
ਹੈ, ਇਹ ਕਿਵੇਂ ਮਿੱਠੀ ਕੂਕ ਸੁਣਾ ਸਕਦਾ ਹੈ। ਰਾਣੀ ਨੂੰ ਕਹਿਣ ਲੱਗਾ ਕਿ :

ਮੀਠੇ ਬੋਲ, ਬੋਲ ਗਈ ਕਵੂਆ / ਪਕੜਾ ਗਿਆ ਵਿਚਾਰਾ ਢਬੂਆ /  
ਇਹ ਮੀਠੇ ਬੋਲ ਕਹਾਂ ਸੇ ਲਾਏ / ਕਹੋ ਤਾਂ ਟਕ ਟਕ ਕਰ ਸੁਣਾਏ /

ਜਦ ਰਾਣੀ ਨੂੰ ਇਹ ਪਤਾ ਚੱਲਿਆ ਕਿ ਇਹ ਤਾਂ ਬਾਹਰੋਂ ਹੀ ਸੋਹਣਾ ਹੈ,  
ਇਸ ਦੀ ਬੋਲੀ ਸੋਹਣੀ ਨਹੀਂ ਹੈ, ਤਾਂ ਝਟਪਟ ਇਸ ਨੂੰ ਪਿੰਜਰੇ ਵਿੱਚੋਂ ਬਾਹਰ ਕੱਢ  
ਕੇ ਉਡਾ ਦਿੱਤਾ।

ਇਹ ਗਾਥਾ ਬੜੀ ਮਹੱਤਵਪੂਰਨ ਹੈ ਕਿ ਬੰਦਾ ਬਾਹਰੋਂ ਬੜਾ ਸੋਹਣਾ ਨਜ਼ਰ  
ਆਉਂਦਾ ਹੈ ਪਰ ਸਿਮਰਨ ਭਰੇ ਮਿੱਠੇ ਸ਼ਬਦਾਂ ਤੋਂ ਸੱਖਣਾ ਹੈ। ਜੀਵਨ ਵਿਚ ਉਹ  
ਮੁਦ ਵੀ ਆਨੰਦਿਤ ਨਹੀਂ ਹੈ ਤੇ ਦੂਸਰਿਆਂ ਨੂੰ ਵੀ ਆਨੰਦਿਤ ਨਹੀਂ ਕਰ ਸਕਦਾ।

ਸਿਮਰਨ ਵਿਚ ਜੁੜਿਆ ਬੰਦਾ ਹੀ ਆਨੰਦ ਪੈਦਾ ਕਰ ਸਕਦਾ ਹੈ। ਸਿਮਰਨ  
ਵਿਚ ਜੁੜਿਆ ਹੀ ਹਿਰਦੇ ਵਿਚ ਲੱਗੀ ਮੈਲ ਧੋ ਸਕਦਾ ਹੈ। ਜੇਕਰ ਸਿਮਰਨ ਵਿਚ  
ਰੁਚੀ ਨਹੀਂ ਹੈ ਤਾਂ ਭਾਵੇਂ ਕਿੰਨਾ ਵੀ ਯਤਨ ਕਰੇ, ਮਨ ਦੀ ਗੰਦੀ ਆਦਤ ਦੂਰ ਨਹੀਂ  
ਹੋ ਸਕਦੀ। ਭਾਈ ਸਾਹਿਬ ਭਾਈ ਗੁਰਦਾਸ ਜੀ ਕਥਨ ਕਰਦੇ ਹਨ :

ਜੈਸੇ ਤਉ ਕਹੈ ਮੰਜਾਰ ਕਰਉ ਨ ਅਹਾਰ ਮਾਸ,  
ਮੂਸਾ ਦੇਖਿ ਪਾਛੈ ਦਉਰੇ ਧੀਰ ਨ ਧਰਤ ਹੈ ॥  
ਜੈਸੇ ਕਉਆ ਰੀਸ ਕੈ ਮਰਾਲ ਸਭਾ ਜਾਇ ਬੈਠੇ,  
ਛਾਡਿ ਮੁਕਤਾਹਲ ਦੁਰਗੰਧ ਸਿਮਰਤ ਹੈ ॥  
ਜੈਸੇ ਮੇਨਿ ਗਹਿ ਸਿਆਰ ਕਰਤ ਅਨੇਕ ਜਤਨ,  
ਸੁਨਤ ਸਿਆਰ ਭਾਖਿਆ ਰਹਿਓ ਨ ਪਰਤ ਹੈ ॥

ਤੈਸੋ ਪਰ ਤਨ ਪਰ ਧਨ ਦੂਖਨਾ ਭਿੰਦੇਖ ਮਨ,  
ਕਹਤ ਕੈ ਛਾਡਓ ਚਾਹੈ ਟੇਵ ਨ ਟਰਤ ਹੈ ॥ਪ੍ਰਦਾ॥

ਭਾਈ ਸਾਹਿਬ ਜੀ ਕਥਨ ਕਰਦੇ ਹਨ ਕਿ ਜਿਵੇਂ ਬਿੱਲੀ ਨੇ ਸਲਾਹ ਕਰ ਲਈ, ਕਿ ਮੈਂ ਅੱਜ ਤੋਂ ਮਾਸ ਦਾ ਭੇਜਨ ਨਹੀਂ ਕਰਾਂਗੀ, ਅੱਜ ਤੋਂ ਚੁਹੇ ਖਾਣੇ ਛੱਡ ਦਿੱਤੇ। ਦੁੱਧ ਜਾਂ ਰੋਟੀ ਆਦਿਕ ਖਾ ਕੇ ਗੁਜ਼ਾਰਾ ਕਰ ਲਿਆ ਕਰਾਂਗੀ। ਇਹ ਫੈਸਲਾ ਕਰ ਕੇ ਬੈਠੀ ਸੀ, ਬੇੜੀ ਹੀ ਦੇਰ ਹੋਈ, ਚੂਹਾ ਨਿਕਲ ਆਇਆ। ਜਦੋਂ ਚੂਹਾ ਸਾਹਮਣੇ ਤੱਕਿਆ, ਤਾਂ ਕੀਤਾ ਫੈਸਲਾ ਭੁੱਲ ਗਈ, ਛਾਲ ਮਾਰੀ, ਝਟਪਟ ਚੂਹਾ ਪਕੜ ਕੇ ਖਾ ਗਈ। ਧੀਰਜ ਕੋਈ ਨਾ ਰਹਿ ਗਿਆ। ਹੂ-ਬ-ਹੂ ਬੰਦਾ ਸਤਸੰਗ ਵਿਚ ਬੈਠ ਕੇ, ਗੁਰੂ ਦਾ ਉਪਦੇਸ਼ ਸੁਣ ਕੇ ਫੈਸਲਾ ਕਰ ਬੈਠਦਾ ਹੈ ਕਿ ਹੁਣ ਵਿਸ਼ੇ-ਵਿਕਾਰਾਂ ਦੀ ਤਰਫ ਨਹੀਂ ਜਾਣਾ, ਪਰ ਜਦੋਂ ਜੀਵਨ ਹੀ ਮਨਮੁਖਤਾ ਵਾਲਾ ਹੈ ਤਾਂ ਮਨ ਵੀ ਟਿਕਾਉ ਵਿਚ ਨਹੀਂ ਰਹਿੰਦਾ। ਜਿਵੇਂ ਆਮ ਕਹਾਵਤ ਹੈ ਕਿ ਬਿੱਲੀ ਨੂੰ ਚੂਹਿਆਂ ਦੇ ਹੀ ਸੁਪਨੇ ਆਉਂਦੇ ਹਨ, ਤਿਵੇਂ ਹੀ ਜੇਕਰ ਹਰ ਸਮੇਂ ਅੰਦਰੋਂ ਸੰਬੰਧ ਹੀ ਸੰਸਾਰ ਨਾਲ ਜੁੜਿਆ ਹੋਇਆ ਹੈ ਤਾਂ ਜੀਵਨ ਦਾ ਸਾਰਾ ਬਲ ਹੀ ਸੰਸਾਰਕ ਪਦਾਰਥਾਂ ਦੀ ਤਰਫ ਦੌੜਨ ਵਾਲਾ ਹੋ ਜਾਂਦਾ ਹੈ।

ਦੂਸਰੇ ਉਦਾਹਰਣ ਵਿਚ ਭਾਈ ਸਾਹਿਬ ਜੀ ਕਹਿੰਦੇ ਹਨ ਕਿ ਜਿਵੇਂ ਕਾਂ ਹੰਸਾਂ ਦੀ ਰੀਸ ਕਰ ਕੇ ਫੈਸਲਾ ਕਰ ਲਵੇ ਕਿ ਮੈਂ ਗੰਦਗੀ ਖਾਣੀ ਛੱਡ ਕੇ ਮੋਤੀ ਖਾਇਆ ਕਰਾਂਗਾ। ਹੰਸਾਂ ਦੀ ਸਭਾ ਵਿਚ ਜਾ ਬੈਠੇ ਤੇ ਹੰਸਾਂ ਦਾ ਕੱਢਿਆ ਮੋਤੀ, ਬੱਲੇ ਤਿੱਗਾ ਹੋਇਆ, ਮੂੰਹ ਵਿਚ ਪਾ ਲਵੇ। ਪਰ ਇਸ ਨੂੰ ਸਵਾਦ ਕੋਈ ਨਹੀਂ ਆਉਂਦਾ। ਮੂੰਹ ਵਿੱਚੋਂ ਬਾਹਰ ਸੁੱਟ ਦਿੰਦਾ ਹੈ ਤੇ ਫਿਰ ਗੰਦਗੀ ਨੂੰ ਹੀ ਯਾਦ ਕਰਦਾ ਹੈ ਤੇ ਕਹਿੰਦਾ ਹੈ ਕਿ ਆਪਣਾ ਹੀ ਭੋਜਨ ਬਹੁਤ ਸਵਾਦ ਹੈ। ਤਿਵੇਂ ਹੀ ਜੇਕਰ ਅੰਦਰੋਂ ਸੰਸਾਰ ਨਾਲ ਪ੍ਰੀਤ ਹੈ, ਬਾਹਰੋਂ ਦੇਖਾ-ਦੇਖੀ ਸਤਸੰਗ ਵਿਚ ਭਾਵੇਂ ਕੋਈ ਮਨੁੱਖ ਆ ਵੀ ਜਾਵੇ, ਤਾਂ ਉਸ ਨੂੰ ਸਤਸੰਗ ਵਿੱਚੋਂ ਆਨੰਦ ਨਹੀਂ ਅਉਂਦਾ। ਉਹ ਤਾਂ ਸੰਸਾਰੀ ਬੰਦਿਆਂ ਦੀ ਮਹਿਡਿਲ ਵਿਚ ਹੀ ਬੈਠ ਕੇ ਮੁਸ਼ਟ ਰਹਿੰਦਾ ਹੈ।

ਅੱਗੇ ਭਾਈ ਸਾਹਿਬ ਜੀ ਕਹਿੰਦੇ ਹਨ ਕਿ ਜਿਵੇਂ ਗਿੱਦੜ ਪ੍ਰਣ ਕਰ ਲਵੇ ਕਿ ਮੈਂ ਐਵੇਂ ਵਾਧੂ ਹੀ ਬੋਲਦਾ ਰਹਿੰਦਾ ਹਾਂ, ਮੈਂ ਹੁਣ ਬੋਲਣਾ ਛੱਡ ਕੇ ਤੇ ਮੋਨ ਪਾਰਨ ਕਰ ਲਵਾਂ। ਪਰ ਜਿਉਂ ਹੀ ਕਿਧਰੇ ਕੋਈ ਗਿੱਦੜ ਬੋਲਦਾ ਹੈ ਤਾਂ ਇਕ ਦੂਜੇ ਦੀ ਆਵਾਜ਼ ਸੁਣ ਕੇ ਸਾਰੇ ਹੀ ਗਿੱਦੜ ਬੋਲਣੇ ਸ਼ੁਰੂ ਹੋ ਜਾਂਦੇ ਹਨ, ਇਸ ਨੇ ਵੀ ਬੋਲਣਾ ਸ਼ੁਰੂ ਕਰ ਦਿੱਤਾ। ਜੇਕਰ ਜੀਵਨ ਗਿੱਦੜ ਦਾ ਹੈ ਤਾਂ ਗਿੱਦੜਾਂ ਦੀ ਆਵਾਜ਼ ਸੁਣ ਕੇ ਚੁੱਪ ਰਹਿਣਾ ਮੁਸ਼ਕਲ ਹੈ। ਤਿਵੇਂ ਹੀ ਮਨਮੁਖ ਵੀ ਮਨਮੁਖਾਂ ਵਿਚ ਬੈਠ ਕੇ ਮਨਮੁਖਤਾਈ ਦੇ ਬੋਲ ਬੋਲਣ ਦਾ ਸੁਭਾਅ ਨਹੀਂ ਛੱਡ ਸਕਦੇ।

ਭਾਵੇਂ ਬੰਦਾ ਸਤਸੰਗ ਵਿਚ ਬੈਠ ਕੇ ਗੁਰੂ-ਬਾਣੀ ਸੁਣਦਾ ਹੈ:

ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥

(ਭੈਰਉ ਨਾਮਦੇਉ ਜੀ, ਪੰਨਾ 1163)

ਕਿ ਬਿਗਾਨਾ ਧਨ 'ਤੇ ਬਿਗਾਨੀ ਇਸਤਰੀ ਤਿਆਗਣ ਨਾਲ ਪਰਮਾਤਮਾ ਦੀ ਪ੍ਰਾਪਤੀ ਹੁੰਦੀ ਹੈ, ਫਿਰ ਵੀ ਹਿਰਦਾ ਮੈਲ ਦੇ ਕਾਰਣ ਇਹਨਾਂ ਨੂੰ ਛੱਡ ਨਹੀਂ ਸਕਦਾ।

ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥

(ਸੋਗਠ ਮ: ੬, ਪੰਨਾ 632)

ਭਾਈ ਸਾਹਿਬ ਭਾਈ ਗੁਰਦਾਸ ਜੀ ਉਪਰੋਕਤ ਕਬਿੱਤ ਦੀ ਚੌਥੀ ਪੰਕਤੀ ਵਿਚ ਕਥਨ ਕਰਦੇ ਹਨ ਕਿ ਬੰਦਾ ਵੀ ਹਿਰਦੇ ਵਿਚ ਤਿੰਨ ਦੋਸ਼ ਹੋਣ ਦੇ ਕਾਰਣ ਪਰ-ਧਨ ਤੇ ਪਰ-ਤਨ ਨੂੰ ਮੁਖੋਂ ਹੀ ਕਹਿਣ ਨਾਲ ਨਹੀਂ ਛੱਡ ਸਕਦਾ। ਹਿਰਦੇ ਵਿਚ ਤਿੰਨ ਦੋਸ਼ ਹਨ—ਮਲ, ਵਿਖੇਪ ਤੇ ਆਵਰਣ। ਅੰਤਹਕਰਣ ਵਿਚ ਬਹੁਤ ਹੀ ਭੋਗ ਭੋਗਣ ਦੀ ਬਿਰਤੀ ਹਰ ਵੇਲੇ ਬਣੀ ਰਹਿਣੀ, ਇਸ ਦਾ ਨਾਮ ਮਲ ਦੋਸ਼ ਹੈ। ਨਿਤਨੇਮ ਕਰਨ ਲੱਗਿਆਂ ਜਾਂ ਕੀਰਤਨ, ਕਥਾ ਸ੍ਰਵਣ ਕਰਦਿਆਂ ਮਨ ਦਾ ਕਿਸੇ ਹੋਰ ਜਗ੍ਹਾ 'ਤੇ ਦੌੜ ਜਾਣਾ, ਇਹ ਵਿਖੇਪ ਦੋਸ਼ ਹੈ। ਗੁਰੂ ਸਾਹਿਬ ਜੀ ਇਸ ਅਵਸਥਾ ਦਾ ਜ਼ਿਕਰ ਕਰਦੇ ਹਨ :

ਚੰਚਲ ਮਨੁ ਦਰ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥

(ਧਨਸਗੀ ਮ: ੬, ਪੰਨਾ 685)

ਤਥਾ :

ਚੰਚਲ ਸੁਪਨੈ ਹੀ ਉਰਝਾਇਓ ॥

(ਦੇਵਗੰਧਾਰੀ ੫, ਪੰਨਾ 531)

ਅਤੇ ਫਿਰ ਕਬੀਰ ਜੀ ਨੇ ਕਿਹਾ ਹੈ ਕਿ :

ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ ॥

(ਸਲੋਕ ਕਬੀਰ ਜੀ, ਪੰਨਾ 1371)

ਵਿਖੇਪ ਦੋਸ਼ ਦਾ ਸਰੂਪ ਗੁਰਬਾਣੀ ਵਿਚ ਸਪਸ਼ਟ ਹੈ :

ਭਰਮੇ ਭੁਲਾ ਦਰ ਦਿਸਿ ਧਾਵੈ ॥ ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥

(ਗਊਕੀ ਸੁਖਮਨੀ ਮ: ੫, ਪੰਨਾ 277)

ਇਸ ਵਿਖੇਪ ਦੋਸ਼ ਦੇ ਕਾਰਣ ਮਨ ਟਿਕਾਉ ਵਿਚ ਨਹੀਂ ਰਹਿੰਦਾ। ਤੀਸਰਾ ਦੋਸ਼ ਹੈ—ਆਵਰਣ। ਮਨ 'ਤੇ ਹਉਮੈ ਦਾ ਪਰਦਾ ਹੋਣ ਦੇ ਕਾਰਣ ਪਰਮਾਤਮਾ ਦਾ ਦਰਸ਼ਨ ਨਹੀਂ ਹੋ ਰਿਹਾ, ਇਸ ਦਾ ਨਾਮ ਆਵਰਣ ਹੈ, ਜਿਸ ਬਾਰੇ ਗੁਰਬਾਣੀ ਦਾ ਫੁਰਮਾਨ ਹੈ :

ਰਉ ਰਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥

ਭਾਂਭੀਰੀ ਕੇ ਪਾਤ ਪਰਦੇ ਬਿਨੁ ਪੇਖੇ ਦੂਰਾਇਓ ॥

(ਰਾਗੁ ਸੋਗਠ ਮ: ੫, ਪੰਨਾ 624)

ਇਸ ਤਰ੍ਹਾਂ ਜਿਸ ਹਿਰਦੇ ਵਿਚ ਇਹ ਤਿੰਨ ਦੋਸ਼ ਹਨ, ਉਹ ਹਿਰਦਾ ਤਾਂ ਅਤਿ ਮੈਲਾ ਹੈ। ਇਤਨਾ ਮਲੀਨ ਹਿਰਦਾ ਵਿਸ਼ੇ-ਵਿਕਾਰਾਂ ਵਿਚ ਹੀ ਰੁਚੀ ਰੱਖਦਾ ਹੈ। ਮੈਲੇ ਹਿਰਦੇ ਨੂੰ ਕਿਵੇਂ ਸਾਫ਼ ਕੀਤਾ ਜਾ ਸਕਦਾ ਹੈ, ਇਸ ਬਾਰੇ ਅਣ੍ਣਾਲੇ ਪ੍ਰਸੰਗ ਵਿਚ ਕੋਸ਼ਿਸ਼ ਕੀਤੀ ਗਈ ਹੈ ਤਾਕਿ ਅਸੀਂ ਹਿਰਦਾ ਸੁੱਧ ਕਰ ਸਕੀਏ।

ਸਤਿਗੁਰੂ ਕਿਰਪਾ ਕਰਨ, ਜੀਵਨ ਇਤਨਾ ਨਿਰਮਲ ਹੋ ਜਾਵੇ ਕਿ ਕਾਂ ਬਿਰਤੀ  
ਤੋਂ ਹੰਸ ਵਰਗਾ ਜੀਵਨ ਬਣ ਜਾਵੇ।

ਆਪਣੇ ਜੀਵਨ ਨੂੰ ਜ਼ਰੂਰ ਵਿਚਾਰੀਏ ਕਿ ਜੀਵਨ ਕਾਂ ਦੀ ਤਰ੍ਹਾਂ ਹੈ ਜਾਂ ਕੋਇਲ  
ਦੀ ਤਰ੍ਹਾਂ ਹੈ ?

ਨਿਰਮਲ ਵਿਚਾਰ ਕੋਇਲ ਦਾ ਜੀਵਨ ਹੈ, ਭੈੜੇ ਵਿਚਾਰ ਕਾਂ ਦਾ ਜੀਵਨ ਹਨ।  
ਵਿਵੇਕੀ ਬੁੱਧ ਕੋਇਲ ਤੇ ਅਵਿਵੇਕੀ ਕਾਂ ਦੀ ਸੋਝੀ ਪ੍ਰਾਪਤ ਕਰ ਲੈਂਦੀ ਹੈ।

## ਮੈਲਾ ਮਨ—ਨਿਰਮਲ ਮਨ

ਜਿਸ ਮਨ ਵਿਚ ਮੈਲ ਹੈ, ਉਹ ਮੈਲਾ ਮਨ ਦੁਨੀਆ ਦੇ ਕਾਰ-ਵਿਹਾਰ ਵਿਚ  
ਬੜਾ ਪ੍ਰਸੰਨ ਰਹਿੰਦਾ ਹੈ। ਮਨ ਮੈਲਾ ਤਦ ਹੀ ਹੁੰਦਾ ਹੈ, ਜੇਕਰ ਮਨ ਵਿਚ ਸਿਮਰਨ  
ਨਹੀਂ ਹੈ, ਹਗੀ ਨਾਮ ਤੋਂ ਸੱਖਣਾ ਹੋਣਾ ਹੀ ਮੈਲੇ ਮਨ ਦੀ ਨਿਸ਼ਾਨੀ ਹੈ। ਮੈਲੇ  
ਮਨ ਵਿਚ ਹਰ ਇਕ ਵਿਚਾਰ ਭੈੜਾ ਹੀ ਪੈਦਾ ਹੁੰਦਾ ਹੈ। ਗੁਰੂ ਸਾਹਿਬ ਜੀ ਦਾ  
ਛੁਰਮਾਨ ਹੈ :

ਮੈਲਾ ਹਰਿ ਕੇ ਨਾਮ ਬਿਨੁ ਜੀਉ ॥

(ਸਾਰਗ ਮ: ੫, ਪੰਨਾ 1224)

ਤਥਾ :

ਮਨਿ ਮੈਲੈ ਸਭ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥

(ਵਡਹੰਸੁ ਮ: ੩, ਪੰਨਾ 558)

ਸ੍ਰੀ ਗੁਰੂ ਨਾਨਕ ਦੇਵ ਜੀ ਜਿਥੇ ਵੀ ਗਏ, ਓਥੇ ਹੀ ਮੈਲ ਨੂੰ ਸਾਫ਼ ਕਰ ਕੇ  
ਸੁਧ ਹਿਰਦਾ ਬਣਾਉਣ ਦਾ ਉਪਦੇਸ਼ ਦਿੱਤਾ। ਸੱਜਣ ਠੱਗ ਪਾਸ ਪਹੁੰਚੇ ਸਨ ਤਾਂ  
ਤੱਕਿਆ ਸੀ ਕਿ ਬਾਹਰੋਂ ਬੜਾ ਸਾਫ਼ ਨਜ਼ਰ ਆਉਂਦਾ ਹੈ, ਸੇਵਾ-ਭਾਵ ਬਹੁਤ ਹੈ।  
ਬਾਹਰੋਂ ਹਰ ਇਕ ਨੂੰ ਪਰਮ ਮਿਤਰ ਬਣ ਕੇ ਵਰਤਾਓ ਕਰਦਾ ਹੈ, ਪਰ ਅੰਦਰੋਂ ਸਭ  
ਦਾ ਦੁਸ਼ਮਣ ਹੈ। ਬਾਹਰ ਦੇ ਵਰਤਾਰੇ ਵਿਚ ਸੱਜਣ ਆਪਣੇ ਕੋਲੋਂ ਪ੍ਰਚ ਕਰਦਾ ਨਜ਼ਰ  
ਆਉਂਦਾ ਹੈ, ਪਰ ਅੰਦਰੋਂ ਸਭ ਦਾ ਮਾਲ ਠੱਗਣ ਦੀ ਸਕੀਮ ਬਣਾਈ ਹੁੰਦੀ ਹੈ। ਸ੍ਰੀ  
ਗੁਰੂ ਨਾਨਕ ਦੇਵ ਜੀ ਨੇ ਆਖ ਦਿੱਤਾ ਸੀ ਕਿ ਇਹ ਬਾਹਰ ਦੀ ਸਫ਼ਾਈ ਦਾ ਕੋਈ ਲਾਭ  
ਨਹੀਂ ਹੈ। ਇਹ ਤਾਂ ਕੈਂਹ ਦਾ ਭਾਂਡਾ ਹੀ ਹੈ, ਬਾਹਰੋਂ ਬੜਾ ਸਾਫ਼ ਤੇ ਚਮਕਦਾ ਨਜ਼ਰ  
ਆਉਂਦਾ ਹੈ, ਪਰ ਅੰਦਰ ਦੀ ਕਾਲਖ ਇਟਪਟ ਰਗਝਨ 'ਤੇ ਪਰਗਟ ਹੋ ਜਾਂਦੀ ਹੈ :

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

ਧੋਤਿਆ ਜੂਠਿਨ ਨ ਉਤਰੈ ਜੇ ਸਉ ਧੋਵਾ ਤਿਸੁ ॥ (ਸੂਹੀ ਮ: ੧, ਪੰਨਾ 729)

ਇਹ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹੀ ਕਿਰਪਾ ਹੈ ਕਿ ਸੱਜਣ ਨੂੰ ਅੰਦਰੋਂ  
ਵੀ ਸੱਜਣ ਬਣਾ ਦਿੱਤਾ, ਅੰਦਰੋਂ ਵੀ ਸਾਫ਼ ਕਰ ਦਿੱਤਾ। ਕਿਸੇ ਅਦੀਬ ਨੇ ਬੜਾ ਸੁਚੇਤ  
ਕੀਤਾ ਹੈ ਕਿ :

ਦੇਖ ਕਰ ਮਤ ਭੂਲਨਾ ਬਾਹਰ ਕੀ ਸਫ਼ਾਈ ਪਰ।

ਵਰਕ ਸੋਨੇ ਕਾ ਲਗਾ ਹੈ, ਗੋਬਰ ਕੀ ਮਿਠਾਈ ਪਰ।

ਭਣਤਿ ਨਾਮਦੇਉ ਰਮਿ ਰਹਿਆ ॥

ਅਪਨੇ ਭਗਤ ਪਰ ਕਰਿ ਦਇਆ ॥ (ਬਸੰਤ ਬਾਣੀ ਨਾਮਦੇਉ ਜੀ ਕੀ, ਪੰਨਾ 1196)

ਇਕ ਬੜੀ ਸੁੰਦਰ ਕਥਾ ਹੈ—ਸ੍ਰੀ ਗੁਰੂ ਅੰਗਦ ਦੇਵ ਜੀ ਮਹਾਰਾਜ ਦੇ ਦਰਬਾਰ ਵਿਚ ਭਾਈ ਜੋ ਯੋ ਜੀ ਬੜੀ ਸੇਵਾ ਕਰਿਆ ਕਰਦੇ ਸਨ। ਲੰਗਰ ਤਿਆਰ ਕਰਨ ਲਈ ਹਸੋਈਏ ਦੀ ਸੇਵਾ ਸੰਭਾਲੀ ਹੋਈ ਸੀ ਅਤੇ ਨਾਲ ਹੀ ਸੰਗਤਾਂ ਨੂੰ ਲੰਗਰ ਵਰਤਾਣ ਦੀ ਸੇਵਾ ਵੀ ਕਰਿਆ ਕਰਦੇ ਸਨ। ਉਪਰੰਤ ਜੂਠੀਆਂ ਪੱਤਲਾਂ ਖੁਦ ਹੀ ਹੱਥਿਆਂ ਚੁੱਕ ਕੇ ਬਾਹਰ ਸੁੱਟਦੇ ਸਨ ਅਤੇ ਜੂਠੀਆਂ ਪੱਤਲਾਂ ਵਿੱਚੋਂ ਜੂਠਾ ਭੋਜਨ ਹੀ ਰੱਖ ਲੈਣਾ ਅਤੇ ਆਪ ਉਹੀ ਜੂਠਾ ਭੋਜਨ ਛਕ ਲਿਆ ਕਰਦੇ ਸਨ। ਇਸ ਤਰ੍ਹਾਂ ਬਹੁਤ ਹੀ ਨਿੰਮ੍ਭਤਾ ਸਹਿਤ ਸੇਵਾ ਕਰਦਿਆਂ ਕਾਫ਼ੀ ਸਮਾਂ ਬੀਤ ਗਿਆ। ਇਕ ਦਿਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਭੋਜਨ ਛਕਣ ਲੱਗੇ ਤਾਂ ਭਾਈ ਜੋ ਯੋ ਜੀ ਨੂੰ ਬੁਲਾਇਆ ਅਤੇ ਪਾਸ ਬਿਠਾ ਕੇ ਆਪਣੇ ਭੋਜਨ ਵਿੱਚੋਂ ਭਾਈ ਜੋ ਯੋ ਜੀ ਨੂੰ ਭੋਜਨ ਦਿੱਤਾ। ਭਾਈ ਜੋ ਯੋ ਜੀ ਨੇ ਸਤਿਗੁਰਾਂ ਦੇ ਹੱਥਿਆਂ ਭੋਜਨ ਲੈ ਕੇ ਬੜੇ ਅਦਬ ਨਾਲ ਭੋਜਨ ਛਕਿਆ। ਮਨ ਵਿਚ ਇਤਨੀ ਨਿਰਮਲਤਾ ਆ ਗਈ ਕਿ ਧਿਆਨ ਵਿਚ ਹਰ ਸਮੇਂ ਸਤਿਗੁਰਾਂ ਦੇ ਹੀ ਦਰਸ਼ਨ ਕਰਨ ਲੱਗ ਪਿਆ। (ਇਹ ਗੱਲ ਜ਼ਰੂਰ ਧਿਆਨ ਵਿਚ ਰੱਖਣ ਵਾਲੀ ਹੈ ਕਿ ਜਦੋਂ ਮਨ ਵਿਚ ਨਿਰਮਲਤਾ ਆ ਜਾਂਦੀ ਹੈ, ਫਿਰ ਹਿਰਦਾ ਟਿਕ ਜਾਂਦਾ ਹੈ, ਮਨ ਦੀ ਚੰਚਲਤਾ ਮਿਟ ਜਾਂਦੀ ਹੈ ਤਾਂ ਅੰਦਰ ਹੀ ਦਰਸ਼ਨ ਹੁੰਦੇ ਰਹਿੰਦੇ ਹਨ।) ਫਿਰ ਉਸ ਦਿਨ ਤੋਂ ਬਾਅਦ ਭਾਈ ਜੋ ਯੋ ਜੀ ਨੇ ਜੂਠੀਆਂ ਪੱਤਲਾਂ ਵਿੱਚੋਂ ਜੂਠਾ ਭੋਜਨ ਛਕਣਾ ਬੰਦ ਕਰ ਦਿੱਤਾ। ਹੁਣ ਹਰ ਰੋਜ਼ ਸੁੱਚਾ ਭੋਜਨ ਖਾਣਾ ਸ਼ੁਰੂ ਕਰ ਦਿੱਤਾ। ਕਿਸੇ ਸਿਖ ਨੇ ਕਿਹਾ ਕਿ ਭਾਈ ਜੋ ਯੋ ਜੀ, ਹੁਣ ਕੀ ਗੱਲ ਹੈ, ਪਹਿਲਾਂ ਤਾਂ ਤੁਸੀਂ ਬੜੀ ਨਿਮਰਤਾ ਵਿਚ ਰਹਿੰਦੇ ਸੀ, ਜੋ ਕਿ ਜੂਠਾ ਭੋਜਨ ਛਕ ਕੇ ਹੀ ਗੁਜ਼ਾਰਾ ਕਰਦੇ ਸੀ। ਜਾਪਦਾ ਹੈ ਕਿ ਹੁਣ ਫਿਰ ਆਪਣੀ ਉਚ ਜਾਤੀ (ਬ੍ਰਾਹਮਣ) ਹੋਣ ਦਾ ਅੰਹਕਾਰ ਆ ਗਿਆ ਹੈ। ਭਾਈ ਜੋ ਯੋ ਜੀ ਨੇ ਕਿਹਾ ਕਿ ਨਹੀਂ, ਗੁਰੂ ਕੇ ਸਿੱਖਾ, ਇਹ ਗੱਲ ਨਹੀਂ ਹੈ। ਜ਼ਰਾ ਧਿਆਨ ਦੇ ਕੇ ਸੁਣ—ਜਦ ਮੈਂ ਇਸ ਦਰਬਾਰ ਵਿਚ ਆਇਆ ਸਾਂ ਤਾਂ ਅੰਦਰ ਉਚ ਜਾਤੀ ਦਾ ਕੁਝ ਅੰਹਕਾਰ ਮੌਜੂਦ ਸੀ। ਅੰਦਰੋਂ ਅੰਹਕਾਰ ਦੀ ਮੈਲ ਨੂੰ ਢੂਰ ਕਰਨ ਹਿਤ ਮੈਂ ਹਰ ਰੋਜ਼ ਜੂਠਾ ਲੰਗਰ ਛਕਦਾ ਸਾਂ ਤਾਕਿ ਅੰਦਰੋਂ ਮੈਲ ਢੂਰ ਹੋ ਜਾਵੇ। ਸੇਵਾ ਕਰਦਿਆਂ ਸਮਾਂ ਬੀਤਦਾ ਗਿਆ। ਗੁਰੂ ਪ੍ਰਸੰਨ ਹੋ ਗਏ। ਉਨ੍ਹਾਂ ਆਪਣੇ ਪਾਵਨ ਹੱਥਾਂ ਨਾਲ ਪ੍ਰਸ਼ਾਦ ਦਿੱਤਾ। ਪਾਵਨ ਨੇਤਰਾਂ ਨਾਲ ਕਿਰਪਾ ਦਿਸ਼ਟੀ ਕਰ ਦਿੱਤੀ। ਹਿਰਦਾ ਹੁਣ ਇਤਨਾ ਨਿਰਮਲ ਹੋ ਗਿਆ ਹੈ ਕਿ ਜਦ ਮੈਂ ਨੇਤਰ ਬੰਦ ਕਰ ਕੇ ਅੰਦਰ ਹਿਰਦੇ ਵਿਚ ਤੱਕਦਾ ਹਾਂ ਤਾਂ ਮੈਨੂੰ ਹਿਰਦੇ ਵਿਚ ਸਤਿਗੁਰੂ ਜੀ ਹੀ ਨਜ਼ਰ ਆਉਂਦੇ ਹਨ ਤੇ ਅੰਦਰ ਬੈਠੇ ਸਤਿਗੁਰੂ ਜੀ ਨੂੰ ਸੈਂ ਸੂਠੇ ਭੋਜਨ ਦਾ ਭੋਗ ਕਿਵੇਂ ਲਗਾਵਾਂ।

ਇਹ ਇਤਿਹਾਸਕ ਘਟਨਾ ਬੜੀ ਮਹੱਤਵਪੂਰਨ ਹੈ ਕਿ ਜਦੋਂ ਹਿਰਦਾ ਸੇਵਾ ਨਾਲ ਨਿਰਮਲ ਹੋ ਜਾਂਦਾ ਹੈ ਤਾਂ ਹਿਰਦੇ ਵਿਚ ਹੀ ਦਰਸ਼ਨ ਕੀਤੇ ਜਾ ਸਕਦੇ ਹਨ।

ਸੇਵਾ ਕਰਦਿਆਂ ਮਨ ਨਿਰਮਲ ਹੁੰਦਾ ਹੈ, ਫਿਰ ਭੈਡੇ ਸੰਕਲਪ ਹਿਰਦੇ ਵਿਚ

ਜਿਸ ਮਨੁੱਖ ਦੇ ਹਿਰਦੇ ਵਿਚ ਮਲ, ਵਿਖੇਪ ਤੇ ਆਵਰਣ ਦੀ ਮੈਲ ਹੈ, ਉਸ ਨੂੰ ਸਾਫ਼ ਕਰਨ ਲਈ ਨਿਸ਼ਕਾਮ ਕਰਮ, ਧਿਆਨ ਅਤੇ ਪੂਰਨ ਪਰਮਾਤਮਾ ਦੇ ਗਿਆਨ ਦੀ ਜ਼ਰੂਰਤ ਹੈ। ਜਿਵੇਂ ਕਿ ਨਿਸ਼ਕਾਮ ਕਰਮ ਕਰਨ ਲਈ ਗੁਰੂ ਅਰਜਨ ਦੇਵ ਜੀ ਦਾ ਛੁਰਮਾਨ ਹੈ:

ਕਰਮ ਕਰਤ ਹੋਵੈ ਨਿਹਕਰਮ ॥ ਤਿਸੁ ਬੈਸਨੋ ਕਾ ਨਿਰਮਲ ਧਰਮ ॥

(ਗਊਂਝੀ ਸੁਖਾਨੀ ਮ: 4, ਪੰਨਾ 274)

ਭਾਵੇਂ ਚੰਗੇ ਕਰਮ ਕਈ ਤਰ੍ਹਾਂ ਦੇ ਹਨ ਪਰ ਸਭ ਤੋਂ ਸ੍ਰੋਟ ਕਰਮ ਗੁਰੂ ਦੀ ਸੇਵਾ ਹੈ ਅਤੇ ਗੁਰੂ ਦੀ ਸੇਵਾ ਰਾਹੀਂ ਮਨ ਦੀ ਮੈਲ ਸਾਫ਼ ਹੋ ਜਾਂਦੀ ਹੈ :

ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥

(ਵਡਹੰਸ ਕੀ ਵਾਰ, ਮ: 3, ਪੰਨਾ 593)

ਸੇਵਾ ਕਰਦਿਆਂ ਦੁਨੀਆ ਦੀਆਂ ਚੀਜ਼ਾਂ ਦੀ ਮੰਗ ਨਹੀਂ ਹੋਵੇਗੀ, ਸੇਵਾ ਨਾਲ ਮਨ ਦੀ ਮੈਲ ਸਾਫ਼ ਹੋਵੇਗੀ ਅਤੇ ਪਰਮਾਤਮਾ ਦਾ ਮਿਲਾਪ ਹੈ ਜਾਵੇਗਾ :

ਸੇਵਾ ਕਰਤ ਹੋਇ ਨਿਹਕਰਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥

(ਗਊਂਝੀ ਸੁਖਾਨੀ ਮ: 4, ਪੰਨਾ 286)

ਜਿਵੇਂ ਹੱਥ ਪੈਰ ਤੇ ਹੋਰ ਸਰੀਰ 'ਤੇ ਮਿੱਟੀ ਆਦਿਕ ਲੱਗ ਜਾਵੇ ਤਾਂ ਮੈਲੇ ਸਰੀਰ ਨੂੰ ਪਾਣੀ ਨਾਲ ਧੋ ਕੇ ਸਾਫ਼ ਕਰ ਲਿਆ ਜਾਂਦਾ ਹੈ। ਜੇ ਕੱਪੜਾ ਮੈਲਾ ਹੋ ਜਾਵੇ ਤਾਂ ਉਸ ਨੂੰ ਸਾਬਣ ਨਾਲ ਸਾਫ਼ ਕਰ ਲਿਆ ਜਾਂਦਾ ਹੈ, ਪਰ ਮੈਲਾ ਹਿਰਦਾ ਸੇਵਾ ਅਤੇ ਸਿਮਰਨ ਨਾਲ ਸਾਫ਼ ਹੁੰਦਾ ਹੈ :

ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥

ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੁਣੁ ਲਈਐ ਓਹੁ ਧੋਇ ॥

ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਵੈ ਕੈ ਰੰਗਿ ॥

(ਜਧੁ ਜੀ, ਪੰਨਾ 4)

ਜਦ ਕੱਪੜੇ ਮੈਲੇ ਹੋ ਗਏ ਤਾਂ ਮੈਲੇ ਕੱਪੜੇ ਧੋਬੀ ਨੂੰ ਦਿੱਤੇ ਗਏ। ਧੋਬੀ ਨੇ ਕੱਪੜੇ ਇਕੱਠੇ ਕਰ ਕੇ ਪਾਣੀ ਵਾਲੇ ਘਾਟ 'ਤੇ ਲਿਜਾ ਕੇ ਸਾਫ਼ ਕਰ ਦਿੱਤੇ। ਜਦੋਂ ਮਾਨਸਿਕ ਮੈਲ ਨੂੰ ਤੱਕਿਆ ਤਾਂ ਸਤਿਗੁਰੂ ਪਾਸ ਆ ਪੁੱਜੇ, ਸਤਿਗੁਰੂ ਤੂਪੀ ਘਾਟ 'ਤੇ ਆ ਪਹੁੰਚੇ। ਸਤਿਗੁਰੂ ਦੀ ਸੇਵਾ ਕੀਤੀ। ਗੁਰੂ ਖੁਸ਼ ਹੋ ਗਏ। ਸਿਖ ਦੇ ਹਿਰਦੇ ਦੀ ਮੈਲ ਸਾਫ਼ ਕਰ ਦਿੱਤੀ। ਭਗਤ ਨਾਮਦੇਵ ਜੀ ਛੁਰਮਾਨ ਕਰਦੇ ਹਨ :

ਸਹਜ ਅਵਲਿ ਧੂੜੀ ਮਣੀ ਗਾਡੀ ਚਾਲਤੀ ॥

ਪੀਛੈ ਤਿਨਕਾ ਲੈ ਕਰਿ ਹਾਂਕਤੀ ॥

ਜੈਸੇ ਪਨਕਤ ਥਾਟਿਟ ਹਾਂਕਤੀ ॥

ਸਰਿ ਧੋਵਨ ਚਾਲੀ ਲਾਭਲੀ ॥ ਰਹਗਾਉ ॥

ਧੋਬੀ ਧੋਵੈ ਬਿਰਹ ਬਿਚਾਤਾ ॥

ਹਰਿ ਚਰਨ ਮੇਰਾ ਮਨੁ ਰਾਤਾ ॥

ਪੈਦਾ ਨਹੀਂ ਹੁੰਦੇ। ਨਿਰਮਲ ਮਨ ਦੀ ਇਹੀ ਨਿਸ਼ਾਨੀ ਹੈ ਕਿ ਮਨ ਵਿਚ ਜੋ ਵੀ ਖਿਆਲ ਪੈਦਾ ਹੁੰਦਾ ਹੈ, ਉਹ ਚੰਗੇ ਪਾਸੇ ਦੀ ਤਰਫ਼ ਹੀ ਜਾਣ ਵਾਲਾ ਪੈਦਾ ਹੁੰਦਾ ਹੈ। ਧਰਮ ਕਮਾਉਣ ਦੀ ਹੀ ਲਾਲਸਾ ਅੰਦਰੋਂ ਉਠਦੀ ਹੈ। ਇਹੀ ਮਲ ਦੋਸ਼ ਦੀ ਨਿਵਿਰਤੀ ਹੈ।

ਫਿਰ ਦੂਜੀ ਸਟੇਜ 'ਤੇ ਪਹੁੰਚ ਕੇ ਮਨ ਵਿਚ ਧਿਆਨ ਦੀ ਅਵਸਥਾ ਬਣਦੀ ਹੈ:  
ਗੁਰਮੁਖਿ ਨਾਮੁ ਦਾਨੁ ਇਸਨਾਨੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥

(ਰਾਮਕਲੀ ਮ: ੧, ਪੰਨਾ 942)

ਜਿਥੇ ਗੁਰਸਿਖ ਗੁਰ-ਮੰਤਰ ਦਾ ਜਾਪ ਕਰਦਾ ਹੈ, ਉਥੇ ਗੁਰ-ਮੰਤਰ ਦੇ ਜਾਪ ਵਿਚ ਮਨ ਟਿਕਣਾ ਸ਼ੁਰੂ ਹੁੰਦਾ ਹੈ। ਭਾਵੇਂ ਮਨ ਪਹਿਲਾਂ ਬਾਰ-ਬਾਰ ਬਾਹਰ ਨੂੰ ਦੌੜਦਾ ਹੈ, ਪਰ ਮਨ ਨੂੰ ਬਾਰ-ਬਾਰ ਮੌੜ ਕੇ ਫਿਰ ਜੋੜਿਆ ਜਾਂਦਾ ਹੈ। ਇਸ ਪਹਿਲੀ ਅਵਸਥਾ ਵਿਚ ਮਨ ਦਾ ਹੀ ਧਿਆਨ ਰੱਖਿਆ ਜਾਂਦਾ ਹੈ ਕਿ ਇਹ ਕਿਧਰ ਜਾ ਰਿਹਾ ਹੈ। ਜਿਧਰ ਵੀ ਜਾ ਰਿਹਾ ਹੋਵੇ, ਉਧੋਂ ਹੀ ਮੌੜ ਕੇ ਇਕ ਪਰਮਾਤਮਾ ਦੇ ਨਾਮ ਵਿਚ ਫਿਰ ਫਿਰ ਜੋੜਨਾ ਹੁੰਦਾ ਹੈ। ਇਸ ਤਰ੍ਹਾਂ ਮਨ ਦੂਸਰੀ ਕਿਸਮ ਦੀ ਮੈਲ ਤੋਂ ਵੀ ਸ਼ੁੱਧ ਹੋ ਜਾਂਦਾ ਹੈ। ਗੁਰਬਾਣੀ ਵਿਚ ਜ਼ਿਕਰ ਹੈ:

ਧਾਵਤ ਮਨੁ ਰਾਖੈ ਇਕ ਠਾਈ ॥ ਮਨੁ ਤਨੁ ਸੁਧੁ ਜਪਤ ਹਰਿ ਨਾਈ ॥  
(ਗਊੜੀ ਮ: ੫, ਪੰਨਾ 299)

ਅਤੇ ਨਾਲ ਹੀ ਦੌੜਦੇ ਮਨ ਨੂੰ ਵਾਹਿਗੁਰੂ ਦਾ ਭੈ ਵੀ ਦੇਂਦੇ ਰਹਿਣਾ ਕਿ :

ਜਹ ਜਹ ਮਨੁ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥

ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥

(ਆਸਾ ਮ: ੩, ਪੰਨਾ 440)

ਜਿਵੇਂ ਕਿ ਪੁਰਾਤਨ ਸਮਿਆਂ ਵਿਚ ਇਕ ਯਗ ਕੀਤਾ ਜਾਂਦਾ ਸੀ। ਉਸ ਯਗ ਦਾ ਨਾਮ ਸੀ ਅਸ਼ੁਮੇਧ ਯਗ। ਇਸ ਯਗ ਦੀ ਮਰਿਆਦਾ ਦਾ ਜ਼ਿਕਰ ਮਹਾਨ ਕੋਸ਼ ਵਿਚ ਵੀ ਇਉਂ ਹੀ ਕੀਤਾ ਹੈ ਕਿ ਇਕ ਘੋੜੇ ਨੂੰ ਵੇਦ ਮੰਤਰਾਂ ਰਾਹੀਂ ਅਭਿਮੰਤ੍ਰਿਤ ਕਰ ਕੇ ਖੁੱਲ੍ਹਾ ਛੱਡ ਦਿੱਤਾ ਜਾਂਦਾ ਸੀ ਅਤੇ ਮੱਥੇ 'ਤੇ ਇਕ ਕੱਪੜਾ ਬੰਨ੍ਹ ਕੇ ਉਸ ਉਪਰ ਰਾਜੇ ਦਾ ਨਾਉਂ ਲਿਖਿਆ ਹੁੰਦਾ ਸੀ। ਘੋੜੇ ਦੇ ਪਿੱਛੇ ਪਿੱਛੇ ਬਹੁਤ ਤਾਕਤਵਰ ਛੌਜ ਹੁੰਦੀ ਸੀ। ਘੋੜਾ ਇਕ ਸਾਲ ਦੇ ਸਮੇਂ ਵਿਚ ਸਾਰੇ ਦੇਸ਼ ਦਾ ਚੱਕਰ ਲਾਉਂਦਾ ਸੀ, ਉਹ ਘੋੜੇ ਨੂੰ ਪਕੜ ਲੈਂਦਾ ਸੀ, ਪਰ ਘੋੜੇ ਦੇ ਨਾਲ ਜੋ ਛੌਜ ਹੁੰਦੀ ਸੀ, ਉਹ ਯੁੱਧ ਕਰ ਕੇ ਘੋੜੇ ਨੂੰ ਛੁਡਾਉਂਦੀ ਸੀ। ਜੇਕਰ ਘੋੜੇ ਦੇ ਮਹਾਰ ਜੋ ਛੌਜ ਹੈ, ਉਹ ਕਮਜ਼ੋਰ ਹੋਵੇ, ਅਤੇ ਘੋੜੇ ਨੂੰ ਛੁਡਾ ਨਾ ਸਕੇ, ਤਾਂ ਅਸ਼ੁਮੇਧ ਯਗ ਸਫਲ ਨਹੀਂ ਸੀ ਹੁੰਦਾ।

ਇਸ ਉਦਾਹਰਣ ਨੂੰ ਆਪਣਾ ਮਨ ਵਸ ਕਰਨ ਲਈ ਜ਼ਰੂਰ ਸਮਝਣਾ। ਵਾਹਿਗੁਰੂ ਦਾ ਸਿਮਰਨ ਕਰਨ ਵਾਲਾ ਵੀ ਆਪਣੇ ਮਨ ਰੂਪੀ ਘੋੜੇ ਨੂੰ ਛੱਡ ਦਿੰਦਾ ਹੈ ਅਤੇ ਨਾਲ ਹੀ ਇਹ ਵਿਚਾਰ ਰੂਪੀ ਸੈਨਾ ਵੀ ਛੱਡਦਾ ਹੈ ਕਿ :

ਜਹ ਜਹ ਮਨੁ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥

(ਆਸਾ ਮ: ੩, ਪੰਨਾ 440)

ਹਰ ਸਮੇਂ ਮਨ ਨੂੰ ਵਾਹਿਗੁਰੂ ਦੇ ਨਾਲ ਹੋਣ ਦਾ ਡਰ ਹੋਵੇਗਾ ਤਾਂ ਮਨ ਨੂੰ ਦੁਨੀਆ ਦਾ ਕੋਈ ਪਦਾਰਥ ਆਪਣੀ ਪਕੜ ਵਿਚ ਨਹੀਂ ਕਰ ਸਕੇਗਾ। ਜੇਕਰ ਕਿਸੇ ਜਗ੍ਹਾ 'ਤੇ ਮਨ ਠਹਿਰਦਾ ਵੀ ਹੈ ਤਾਂ ਬਿਖੇਕ-ਵਿਰਾਗ ਦੇ ਸ਼ਬਦਾਂ ਰਾਹੀਂ ਮਨ ਨੂੰ ਛੁਡਾਇਆ ਜਾਂਦਾ ਹੈ :

ਏ ਮਨ ਪਿਆਰਿਆ ਤੂੰ ਸਦਾ ਸਚੁ ਸਮਾਲੇ ॥

ਏਹੁ ਬੁਟੰਬੁ ਤੂੰ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥

(ਰਾਗੁ ਰਾਮਕਲੀ ਮ: ੩, ਪੰਨਾ 918)

ਏ ਮਨ ਤੇਰਾ ਕੌ ਨਹੀਂ ਕਰਿ ਵੇਖੁ ਸਬਦਿ ਵੀਚਾਰੁ ॥

(ਆਸਾ ਮ: ੩, ਪੰਨਾ 429)

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

ਅਪਨੇ ਸੁਖ ਸਿਉ ਹੀ ਜਗ੍ਹਾ ਫਾਂਧਿਓ ਕੋ ਕਾਹੂ ਕੋ ਨਾਹੀ ॥

(ਸੋਰਠਿ ਮ: ੬, ਪੰਨਾ 634)

ਇਸ ਢੰਗ ਦੇ ਨਾਲ ਫਿਰ ਮਨ ਜਿਥੇ ਵੀ ਜਾਵੇ, ਉਥੋਂ ਹੀ ਵਾਪਸ ਲਿਆ ਕੇ ਗੁਰ-ਸ਼ਬਦ ਵਿਚ ਜੋੜਨ ਦਾ ਉਪਰਾਲਾ ਕਰਨਾ ਅਤੇ ਬਾਰ-ਬਾਰ ਸਿਮਰਨ ਦੇ ਰਾਹੀਂ ਧਿਆਨ ਵਿਚ ਜੋੜਨਾ ਹੈ। ਫਿਰ ਮਨ ਨੂੰ ਭਾਵੇਂ ਲੋੜ ਅਨੁਸਾਰ ਸੰਸਾਰਕ ਵਰਤੋਂ ਵਿਚ ਵੀ ਰੱਖਿਆ ਜਾਵੇ, ਤਾਂ ਵੀ ਮਨ ਕਿਸੇ ਵੀ ਥਾਂ 'ਤੇ ਜਾ ਕੇ ਫਸਦਾ ਨਹੀਂ ਅਤੇ ਤੰਗ ਵੀ ਨਹੀਂ ਕਰਦਾ। ਜਿਵੇਂ ਕਿ ਸਾਰਕਤਾਵਲੀ ਦੇ ਕਰਤਾ ਨੇ ਮਨ ਦੀ ਦਸ਼ਾ ਨੂੰ ਇਕ ਉਦਾਹਰਣ ਰਾਹੀਂ ਸਮਝਾਇਆ ਹੈ :

ਕੌਤਕ ਨਿਮਿਤ ਕੂੰ ਜਨ ਜਿੰਨ ਮੌਲ ਲੀਨੋ,  
ਗੁਣਾਗੁਣ ਚਿਨੋ ਖੇਦ ਮੌਦ ਭਯੋ ਜੀਨੋ ਹੈ।  
ਕਹੈ ਕਾਮ ਅਂਧੇ ਝਟ ਕਰ ਹਟ ਦੇਤ ਪੋਥੋ,  
ਭਯੋ ਭਾਗੀ ਧੋਥੋ ਮਨ ਸੁਤਾ ਮੰਦ ਲੀਨੋ ਹੈ।  
ਅਗ੍ਰ ਗਾਡੀ ਦਾਰ ਗੁਰ ਯਾ ਪੈ ਚੜ੍ਹੋ ਉਤਰ ਤੂੰ,  
ਕਹਯੋ ਧਨੀ ਮਾਨਯੋ ਯਾਤੇ ਭੁਤ ਬਲ ਖੀਨੋ ਹੈ।  
ਕੈ ਸੁਰੂਪ ਲਾਵੈ ਕੈ ਸੁਰੂਪ ਗੀਤ ਗਾਵੈ,  
ਐਸੇ ਸੰਤ ਜਨੋ ਨਿਜ ਮਨ ਭੁਤ ਬਸ ਕੀਨੋ ਹੈ।

ਕਿਸੇ ਬੰਦੇ ਨੇ ਜੰਗਲ ਵਿੱਚੋਂ ਮੰਤਰਾਂ ਰਾਹੀਂ ਇਕ ਭੂਤ ਨੂੰ ਵਸ ਵਿਚ ਕਰ ਕੇ ਪਕੜ ਲਿਆ ਤੇ ਸ਼ਹਿਰ ਵਿਚ ਵੇਚਣ ਲਈ ਲੈ ਆਇਆ। ਇਸ ਦੇ ਗੁਣ ਤੇ ਅੰਗੁਣ ਦੱਸਣ ਲੱਗ ਪਿਆ। ਗੁਣ ਇਸ ਵਿਚ ਇਹ ਹਨ ਕਿ ਕਿੰਨੀ ਵੀ ਦੂਰ ਜਾਣਾ ਹੋਵੇ, ਇਹ ਝਟਪਟ ਪਹੁੰਚ ਜਾਂਦਾ ਹੈ ਤੇ ਝਟਪਟ ਹੀ ਬਹੁਤ ਦੂਰੀ ਦਾ ਕੰਮ ਕਰ ਕੇ ਬਹੁਤ ਜਲਦੀ ਹੀ ਵਾਪਸ ਆ ਜਾਂਦਾ ਹੈ। ਅਵਕੁਣ ਇਸ ਵਿਚ ਇਹ ਹੈ

ਕਿ ਇਹ ਵਿਹਲਾ ਨਹੀਂ ਬੈਠ ਸਕਦਾ ਤੇ ਵਿਹਲਾ ਬੈਠਣ ਦੀ ਸੂਰਤ ਵਿਚ ਮਾਲਕ ਨੂੰ ਖਤਮ ਕਰ ਸਕਦਾ ਹੈ। ਇਕ ਸੇਠ ਨੇ ਇਸ ਦੇ ਗੁਣ ਅੱਗੁਣ ਸੁਣ ਕੇ ਖਗੀਦ ਲਿਆ। ਇਸ ਸੇਠ ਦੇ ਬਹੁਤ ਦੂਰ-ਦੁਰਾਡੇ ਕਾਰੋਬਾਰ ਚੱਲਦੇ ਸਨ। ਕਈ ਤਰ੍ਹਾਂ ਦੇ ਸੰਦੇਸ਼ ਭੇਜਣੇ ਤੇ ਮੰਗਵਾਣੇ ਹੁੰਦੇ ਸਨ। ਜਦੋਂ ਸੇਠ ਇਸ ਨੂੰ ਘਰ ਲੈ ਆਇਆ ਤਾਂ ਆਉਂਦਿਆਂ ਹੀ ਭੂਤ ਕਹਿਣ ਲੱਗਾ ਕਿ ਕੰਮ ਦੱਸ ? ਤਾਂ ਸੇਠ ਨੇ ਦੂਸਰੇ ਸ਼ਹਿਰ ਇਕ ਕੰਮ ਲਈ ਭੇਜ ਦਿੱਤਾ। ਇਹ ਝਟਪਟ ਕੰਮ ਕਰ ਕੇ ਵਾਪਸ ਆ ਗਿਆ ਤੇ ਫਿਰ ਕਹਿਣ ਲੱਗਾ ਕਿ ਕੰਮ ਦੱਸ ? ਫਿਰ ਦੂਜੇ ਪਾਸੇ ਸੰਦੇਸ਼ ਦੇ ਕੇ ਭੇਜਿਆ। ਭੂਤ ਉਧੋਂ ਵੀ ਵਾਪਸ ਆ ਗਿਆ ਤੇ ਫਿਰ ਕਹਿਣ ਲੱਗਾ ਕਿ ਜਲਦੀ ਕੰਮ ਦੱਸ ? ਇਸ ਤਰ੍ਹਾਂ ਜਿਧਰ ਵੀ ਸੇਠ ਭੇਜੇ, ਭੂਤ ਝਟਪਟ ਕੰਮ ਕਰ ਕੇ ਵਾਪਸ ਆ ਜਾਵੇ। ਆਖਿਰਕਾਰ ਸੇਠ ਦੀ ਰੋਟੀ ਖਾਣੀ ਵੀ ਹਰਾਮ ਕਰ ਦਿੱਤੀ। ਸੇਠ ਬੜਾ ਹੀ ਪਰੇਸ਼ਾਨ ਹੋ ਗਿਆ ਕਿ ਜੇਕਰ ਇਹ ਵਿਹਲਾ ਹੋ ਗਿਆ ਤਾਂ ਇਹ ਮੈਨੂੰ ਮਾਰ ਦੇਵੇਗਾ। ਬੜੀ ਹੀ ਚਿੰਤਾ ਵਿਚ ਬੈਠਾ ਸੀ ਕਿ ਸੇਠ ਦੀ ਬੇਟੀ ਆ ਗਈ। ਪਿਤਾ ਨੂੰ ਚਿੰਤਾਤੁਰ ਦੇਖ ਕੇ ਕਾਰਣ ਪੁੱਛਿਆ ਤਾਂ ਸੇਠ ਰੋ ਪਿਆ ਤੇ ਕਹਿਣ ਲੱਗਾ ਕਿ ਬੇਟੀ, ਮੈਂ ਤਾਂ ਇਸ ਤਰ੍ਹਾਂ ਇਹ ਭੂਤ ਦੀ ਮੁਸੀਬਤ ਵਿਚ ਫਸ ਗਿਆ ਹਾਂ। ਮੈਂ ਜੋ ਵੀ ਕੰਮ ਦੱਸਦਾ ਹਾਂ, ਇਹ ਝਟਪਟ ਕਰ ਕੇ ਕਹਿੰਦਾ ਹੈ ਕਿ ਹੋਰ ਕੰਮ ਦੱਸ ? ਦੱਸ ਬੇਟੀ ਮੈਂ ਹੁਣ ਕੀ ਕਰਾਂ ? ਕੋਈ ਸੁਗਤੀ ਦੱਸ ਕਿ ਇਸ ਭੂਤ ਤੋਂ ਛੁਟਕਾਰਾ ਪ੍ਰਾਪਤ ਕਰ ਸਕਾਂ। ਸੇਠ ਦੀ ਬੇਟੀ ਬੜੀ ਸਿਆਣੀ ਸੀ, ਕਹਿਣ ਲੱਗੀ ਕਿ ਪਿਤਾ ਜੀ, ਇਕ ਬਾਂਸ ਲਿਆਓ! ਸੇਠ ਨੇ ਝਟਪਟ ਬਾਂਸ ਮੰਗਵਾ ਲਿਆ। ਲੜਕੀ ਨੇ ਬਾਂਸ ਨੂੰ ਵਿਹੜੇ ਵਿਚ ਟੋਆ ਪੁਰਵਾ ਕੇ ਗੱਡ ਦਿੱਤਾ ਤੇ ਭੂਤ ਨੂੰ ਕਿਹਾ ਕਿ ਇਸ ਬਾਂਸ 'ਤੇ ਚੜ੍ਹਦਾ ਰਹੋ ਤੇ ਉਤਰਦਾ ਰਹੋ। ਜਦੋਂ ਕੋਈ ਕੰਮ ਹੋਣਾ, ਉਸ ਸਮੇਂ ਭੂਤ ਨੂੰ ਕੰਮ 'ਤੇ ਭੇਜ ਦੇਣਾ, ਜਦੋਂ ਕੰਮ ਤੋਂ ਵਿਹਲਾ ਹੋ ਜਾਵੇ, ਤਾਂ ਬਾਂਸ 'ਤੇ ਚੜ੍ਹਨ-ਉਤਰਨ 'ਤੇ ਲਾਈ ਰੱਖਣਾ। ਇਸ ਤਰ੍ਹਾਂ ਸੇਠ ਹੁਣ ਬਹੁਤ ਸੁਖੀ ਹੋ ਗਿਆ। ਹੁਣ ਇਹ ਭੂਤ ਸਾਰੇ ਕੰਮ ਵੀ ਕਰਦਾ ਤੇ ਵਿਹਲਾ ਰਹਿਣ 'ਤੇ ਮਾਰਨ ਦਾ ਖਤਰਾ ਵੀ ਨਾ ਰਿਹਾ।

ਇਹ ਉਦਾਹਰਣ ਬਹੁਤ ਹੀ ਕੀਮਤੀ ਹੈ; ਭੂਤ ਇਹ ਮਨ ਹੀ ਹੈ, ਜਿਹੜਾ ਕਿ ਹਰ ਵੇਲੇ ਕਿਸੇ ਨਾ ਕਿਸੇ ਤਰਫ ਕੁਝ ਕਰਨਾ ਹੀ ਚਾਹੁੰਦਾ ਹੈ। ਵਿਹਲਾ ਮਨ ਅਧਿਆਤਮਕ ਜੀਵਨ ਨੂੰ ਖਤਰਾ ਹੈ। ਬੜੀ ਦੂਰ-ਦੁਰਾਡੇ ਇਤਨੀ ਤੇਜ਼ੀ ਨਾਲ ਪਹੁੰਚ ਜਾਂਦਾ ਹੈ, ਇਸ ਦੀ ਰਫਤਾਰ ਬਹੁਤ ਹੀ ਤੇਜ਼ ਹੈ। ਜਿਵੇਂ ਕਿ ਸੂਰਜ ਦੀ ਕਿਰਨ 9½ (ਸਾਢੇ ਨੌਂ) ਕਰੋੜ ਮੀਲ ਦੀ ਦੂਰੀ ਤੋਂ ਆਉਂਦੀ ਹੈ। ਇਸ ਦੀ ਰਫਤਾਰ ਇਕ ਲੱਖ 96 ਹਜ਼ਾਰ ਮੀਲ ਪ੍ਰਤਿ ਸੈਕੰਡ ਹੈ। ਬਿਜਲੀ ਦੇ ਸਵਿਚ ਨੂੰ ਜਦੋਂ ਪਾਵਰ ਹਾਊਸ ਤੋਂ ਛੱਡਿਆ ਜਾਂਦਾ ਹੈ ਤਾਂ ਬਿਜਲੀ ਦੀ ਰਫਤਾਰ 2 ਲੱਖ 96 ਹਜ਼ਾਰ ਮੀਲ ਪ੍ਰਤਿ ਸੈਕੰਡ ਹੁੰਦੀ ਹੈ ਅਤੇ ਮਨ ਦੇ ਫੁਰਨੇ ਦੀ ਰਫਤਾਰ 22 ਲੱਖ 96 ਹਜ਼ਾਰ ਮੀਲ ਪ੍ਰਤਿ ਸੈਕੰਡ ਹੈ। ਇਤਨੀ ਤੇਜ਼ ਰਫਤਾਰ ਨਾਲ ਦੌੜਨ ਵਾਲਾ ਇਹ ਮਨ ਹੈ! ਇਹ ਰਫਤਾਰ ਦਾ ਤਜਰਬਾ ਮਨ ਦੀ ਖੋਜ ਕਰਨ ਵਾਲਿਆਂ ਦਾ ਹੈ।

ਪਰ ਗੁਰੂ ਸਾਹਿਬ ਜੀ ਤਾਂ ਇਸ ਮਨ ਦੀ ਰਫਤਾਰ ਨੂੰ ਬਹੁਤ ਹੀ ਤੇਜ਼ ਦੱਸਦੇ ਹਨ :  
ਭਰਮੇ ਭੁਲਾ ਦਹ ਦਿਸਿ ਧਾਵੈ॥  
ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ॥

(ਗਊੜੀ ਸੁਖਮਨੀ ਮ: ੫, ਪੰਨਾ 277)

ਇਸ ਤਰ੍ਹਾਂ ਦੌੜਨ ਵਾਲੇ ਮਨ ਨੂੰ ਟਿਕਾਉ ਵਿਚ ਲਿਆਉਣ ਲਈ, ਸਿਮਰਨ ਰੂਪੀ ਬਾਂਸ ਰਾਹੀਂ ਚੜ੍ਹਨ-ਉਤਰਨ ਦੀ ਤਰ੍ਹਾਂ ਜਾਪ ਵਿਚ ਜੋੜ ਦਿੱਤਾ। ਹਰ ਸਵਾਸ ਨਾਲ ਸਿਮਰਨ ਆਰੰਭ ਹੋ ਗਿਆ, ਹੁਣ ਕੋਈ ਚਿੰਤਾ ਨਹੀਂ ਹੈ :

ਸਾਸਿ ਸਾਸਿ ਸਿਮਰਹੁ ਗੋਬਿੰਦਿ॥

ਮਨ ਅੰਤਰ ਕੀ ਉਤਰੈ ਚਿੰਦਿ॥

(ਗਊੜੀ ਸੁਖਮਨੀ ਮ: ੫, ਪੰਨਾ 295)

ਭਾਵੇਂ ਪਹਿਲਾਂ ਸਿਮਰਨ ਕਰਨ ਵੇਲੇ ਮਨ ਦੌੜ ਦੌੜ ਜਾਂਦਾ ਹੈ ਤੇ ਨਿਤਨੇਮ ਕਰਦਿਆਂ ਵੀ ਮਨ ਨਹੀਂ ਲੱਗਦਾ, ਪਰ ਜਿਉਂ ਜਿਉਂ ਸਿਮਰਨ ਦੀ ਅਵਸਥਾ ਵਧਦੀ ਜਾਂਦੀ ਹੈ, ਤਿਉਂ ਤਿਉਂ ਮਨ ਦੀ ਦੌੜ ਘਟਣੀ ਸ਼ੁਰੂ ਹੋ ਜਾਂਦੀ ਹੈ। ਪਰ ਇਕ ਗੱਲ ਵੱਲ ਉਚੇਚਾ ਧਿਆਨ ਦੇਣਾ ਕਿ ਸਿਮਰਨ ਕਰਨ ਤੋਂ ਬਾਅਦ ਹੀ ਮਨ ਰੁਕੇਗਾ। ਇਹ ਨਹੀਂ ਕਿ ਮਨ ਰੁਕੇ ਤਾਂ ਸਿਮਰਨ ਕਰਨਾ ਹੈ। ਜਿਵੇਂ ਕੋਈ ਬੰਦਾ ਡਾਕਟਰ ਨੂੰ ਜਾ ਕੇ ਕਹਿਣ ਲੱਗਾ ਕਿ ਡਾਕਟਰ ਸਾਹਿਬ ਪਹਿਲਾਂ ਮੇਰੀ ਬੀਮਾਰੀ ਹਟਾਓ, ਫਿਰ ਮੈਂ ਦਵਾਈ ਖਾਵਾਂਗਾ। ਡਾਕਟਰ ਕਹਿਣ ਲੱਗਾ ਕਿ ਬੀਮਾਰੀ ਤਾਂ ਹੀ ਹਟੇਗੀ ਜੇਕਰ ਦਵਾਈ ਖਾਓਗੇ। ਇਹ ਗੱਲ ਵਿਚਾਰਨ ਵਾਲੀ ਹੈ ਕਿ ਜੇਕਰ ਬੀਮਾਰੀ ਹੀ ਨਾ ਹੋਵੇ ਤਾਂ ਦਵਾਈ ਖਾਣ ਦਾ ਕੀ ਮਤਲਬ ਹੈ। ਇਸੇ ਤਰ੍ਹਾਂ ਮਨ ਦਾ ਦੌੜਨਾ ਹੀ ਰੋਗ ਹੈ ਅਤੇ ਸਿਮਰਨ ਦਵਾਈ ਹੈ।

ਇਕ ਵਾਰੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਨੂੰ ਸਿੱਖਾਂ ਨੇ ਪ੍ਰਸ਼ਨ ਕੀਤਾ ਕਿ ਮਹਾਰਾਜ, ਅਸੀਂ ਜੋ ਨਿਤਨੇਮ ਕਰਦੇ ਹਾਂ, ਇਸ ਦਾ ਸਾਨੂੰ ਕੋਈ ਡਾਇਟਾ ਨਹੀਂ ਜਾਪਦਾ, ਕਿਉਂਕਿ ਸਾਨੂੰ ਬਾਣੀ ਦੀ ਸਮਝ ਵੀ ਕੋਈ ਨਹੀਂ ਆਉਂਦੀ ਅਤੇ ਮਨ ਵੀ ਨਹੀਂ ਲੱਗਦਾ। ਫਿਰ ਨਿਤਨੇਮ ਦਾ ਕੀ ਡਾਇਟਾ ਹੋਇਆ ਜੇ ਇਸ 'ਤੇ ਅਮਲ ਹੀ ਨਾ ਕੀਤਾ ਜਾ ਸਕੇ :

ਪਾਠ ਕਰਹਿ ਹਮ ਨਿਤ ਗੁਰਬਾਣੀ। ਅਰਥ ਪ੍ਰਾਰਥ ਕਛੂ ਨਾ ਜਾਨੀ।  
ਜੋ ਮਾਰਗ ਗੁਰ ਸ਼ਬਦ ਬਤਾਇਣ। ਸੋ ਹਮ ਤੇ ਨਹਿ ਜਾਤ ਕਮਾਇਣ।

(ਗੁਰ ਪ੍ਰਤਾਪ ਸੁਰਜ ਗ੍ਰੰਥ)

ਗੁਰੂ ਸਾਹਿਬ ਜੀ ਕਹਿਣ ਲੱਗੇ ਕਿ ਇਸ ਦਾ ਉੱਤਰ ਕੱਲ ਦੇਵਾਂਗੇ। ਦੂਸਰੇ ਦਿਨ ਗੁਰੂ ਸਾਹਿਬ ਜੀ ਸ਼ਿਕਾਰ ਕਰਨ ਗਏ ਤਾਂ ਸਿੱਖਾਂ ਨੂੰ ਕਹਿਣ ਲੱਗੇ ਕਿ ਉਹ ਜੋ ਘੜੇ ਦੀ ਟੁੱਟੀ ਠੀਕਰੀ ਪਈ ਹੋਈ ਹੈ, ਉਹ ਇਤਨੀ ਚਮਕ ਕਿਉਂ ਰਹੀ ਹੈ ? ਬਾਕੀ ਠੀਕਰੀਆਂ ਵੀ ਆਸੇ ਪਾਸੇ ਪਈਆਂ ਹੋਈਆਂ ਹਨ, ਉਹ ਕਿਉਂ ਨਹੀਂ ਸਮਝ ਆਈ ਕਿ ਇਹ ਕਿਉਂ ਚਮਕ ਰਹੀ ਹੈ। ਗੁਰੂ ਸਾਹਿਬ ਜੀ ਨੇ ਬਚਨ ਕੀਤਾ :

ਰਹੀ ਚਿਕਨਤਾ ਠੀਕਰ ਮਾਂਹਿ । ਤਿਉ ਬਾਨੀ ਗੁਨ ਰਹੈ ਮਨ ਮਾਂਹਿ ।  
(ਗੁਰ ਪ੍ਰਤਾਪ ਸੁਰਜ ਗ੍ਰੰਥ)

ਗੁਰੂ ਸਾਹਿਬ ਜੀ ਕਹਿਣ ਲੱਗੇ ਕਿ ਇਹ ਜਿਸ ਘੜੇ ਦੀ ਠੀਕਰੀ ਹੈ, ਉਸ ਵਿਚ ਘਿਉ ਪੈਂਦਾ ਰਿਹਾ ਹੈ। ਹੁਣ ਭਾਵੇਂ ਇਸ ਵਿਚ ਘਿਉ ਨਹੀਂ ਹੈ ਪਰ ਘਿਉ ਦੀ ਚਿਕਨਾਈ ਇਸ ਵਿਚ ਸਮਾਈ ਹੋਈ ਹੈ। ਇਵੇਂ ਹੀ ਬਾਣੀ ਪੜ੍ਹਨ ਨਾਲ ਵੀ ਅੰਦਰ ਅਸਰ ਰਹਿ ਜਾਂਦਾ ਹੈ ਅਤੇ ਆਹਿਸਤਾ ਆਹਿਸਤਾ ਜੀਵਨ ਬਦਲ ਜਾਂਦਾ ਹੈ।

ਪਰ ਜੇਕਰ ਸੇਵਾ-ਭਰਾਤੀ, ਸਤਸੰਗ ਤੇ ਸਿਮਰਨ ਨਹੀਂ ਕਰਾਂਗੇ ਤਾਂ ਹਿਰਦਾ ਮੈਲਾ ਰਹੇਗਾ। ਭਾਈ ਸਾਹਿਬ ਭਾਈ ਗੁਰਦਾਸ ਜੀ ਦਾ ਕਬਨ ਹੈ:

ਜੈਸੇ ਜਲ ਧੋਏ ਬਿਨੁ ਅੰਬਰ ਮਲੀਨ ਹੋਤ,  
ਬਿਨੁ ਤੇਲ ਮੇਲੇ ਜੈਸੇ ਕੇਸ ਹੁੰ ਭਇਆਨ ਹੈ ॥  
ਜੈਸੇ ਬਿਨੁ ਮਾਂਸੈ ਦਰਪਨ ਜੋਤਿ ਹੀਨ ਹੋਤ,  
ਬਰਖਾ ਬਿਹੂਨ ਜੈਸੇ ਖੇਤ ਮੈਨ ਧਾਨ ਹੈ ॥  
ਜੈਸੇ ਬਿਨੁ ਦੀਪਕ ਭਵਨ ਅੰਪਕਾਰ ਹੋਤ,  
ਲੋਨੇ ਪ੍ਰਿਤ ਬਿਨੁ ਜੈਸੇ ਭੋਜਨ ਸਮਾਨ ਹੈ ॥  
ਤੈਸੇ ਬਿਨੁ ਸਾਧ ਸੰਗਤਿ ਜਨਮ ਮਰਨ ਦੁਖ,  
ਮਿਟਤ ਨ ਭੈ ਭ੍ਰਮ ਬਿਨੁ ਗੁਰ ਗਿਆਨ ਹੈ ॥੫੩॥

ਜਿਸ ਕੱਪੜੇ ਨੂੰ ਧੋ ਕੇ ਸਾਡ ਨਾ ਕੀਤਾ ਜਾਵੇ, ਉਹ ਕੱਪੜਾ ਮੈਲਾ ਰਹਿੰਦਾ ਹੈ; ਜੇਕਰ ਸਿਰ ਦੇ ਕੇਸਾਂ ਵਿਚ ਤੇਲ ਨਾ ਲਗਾਇਆ ਜਾਵੇ ਅਤੇ ਕੰਘੇ ਨਾਲ ਸੰਵਾਰੇ ਨਾ ਜਾਵਣ ਤਾਂ ਬਹੁਤ ਭਿਆਨਕ ਨਜ਼ਰ ਆਉਂਦੇ ਹਨ। ਸੀਜ਼ੇ ਨੂੰ ਜੇਕਰ ਸਾਡ ਨਾ ਕੀਤਾ ਜਾਵੇ ਤਾਂ ਦਰਪਨ ਵਿੱਚੋਂ ਆਪਣਾ ਮੁਖ ਨਹੀਂ ਦੇਖਿਆ ਜਾ ਸਕਦਾ ਅਤੇ ਜਿਸ ਜ਼ਿੰਮੰਦਾਰ ਨੇ ਬੜੀ ਮਿਹਨਤ ਕਰ ਕੇ ਚਾਵਲਾਂ ਦੀ ਖੇਤੀ ਬੀਜੀ ਹੋਵੇ, ਪਰ ਬਾਰਸ਼ ਨਾ ਹੋਵੇ ਅਤੇ ਨਾ ਹੀ ਪਾਣੀ ਹੋਰ ਕਿਸੇ ਢੰਗ ਨਾਲ ਦਿੱਤਾ ਜਾ ਸਕੇ ਤਾਂ ਖੇਤੀ ਸੁੱਕ ਜਾਂਦੀ ਹੈ। ਬਿਨਾਂ ਰੌਸ਼ਨੀ ਤੋਂ ਘਰ ਵੀ ਅੰਧੇਰੇ ਦੇ ਕਾਰਣ ਡਗਾਊਣਾ ਜਿਹਾ ਲੱਗਦਾ ਹੈ। ਬਹੁਤ ਵਧੀਆ ਸਬਜ਼ੀ ਹੋਵੇ ਪਰ ਲੂਣ ਤੇ ਘਿਉ ਤੋਂ ਬਿਨਾਂ ਬਣਾਈ ਸਬਜ਼ੀ ਦਾ ਕੋਈ ਸਵਾਦ ਨਹੀਂ ਹੁੰਦਾ, ਰਸੋਈ ਭੂਤ ਹੀ ਹੁੰਦੀ ਹੈ। ਇਸੇ ਤਰ੍ਹਾਂ ਭਾਵੇਂ ਮਨੁੱਖ ਦੇਖਣ ਨੂੰ ਮਨੁੱਖ ਹੀ ਨਜ਼ਰ ਆਉਂਦਾ ਹੈ ਪਰ ਸਤਸੰਗ ਰਾਹੀਂ ਗੁਰੂ ਦਾ ਗਿਆਨ ਪ੍ਰਾਪਤ ਕੀਤੇ ਬਗੈਰ, ਡਰ-ਭੁਲੇਖਾ ਅਤੇ ਜਨਮ-ਮਰਨ ਦੇ ਦੁੱਖਾਂ ਤੋਂ ਛੁਟਕਾਰਾ ਨਹੀਂ ਹੋ ਸਕਦਾ, ਮਨ ਦੀ ਮੈਲ ਦੂਰ ਨਹੀਂ ਹੋ ਸਕਦੀ।

ਜਦ ਮਨ ਵਿਚ ਸਿਮਰਨ ਰਾਹੀਂ ਟਿਕਾਉ ਪ੍ਰਾਪਤ ਹੋ ਜਾਂਦਾ ਹੈ ਤਾਂ ਫਿਰ ਹਿਰਦੇ ਵਿਚ ਪ੍ਰਭੂ-ਜੋਤ ਦਾ ਅਨੁਭਵ ਹੋ ਜਾਂਦਾ ਹੈ। ਫਿਰ ਗੁਰੂ ਸਾਹਿਬ ਜੀ ਦੇ ਉਚਾਰਨ ਕੀਤੇ ਇਹ ਬੋਲ ਜੀਵਨ ਵਿਚ ਆ ਵਸਦੇ ਹਨ:

ਮਨ ਤੂੰ ਜੋਤਿ ਸੁਰੂਪ ਹੈ ਅਪਣਾ ਮੂਲੁ ਪਛਾਣੁ ॥ (ਆਸਾ ਮ: ੩, ਪੰਨਾ 441)

ਗੁਰਬਾਣੀ ਵਿਚ ਜ਼ਿਕਰ ਹੈ:

ਅਥ ਮਨੁ ਉਲਟਿ ਸਨਾਤਨੁ ਹੁਆ ॥ ਤਥ ਜਾਣਿਆ ਜਬ ਜੀਵਤ ਮੁਆ ॥  
(ਗਊੜੀ ਕਬੀਰ ਜੀ, ਪੰਨਾ 327)

ਜਿਸ ਪ੍ਰਕਾਸ਼ ਨਾਲ ਮਨ ਨੂੰ ਜਾਣਿਆ ਜਾਂਦਾ ਹੈ, ਜਿਸ ਤਾਕਤ ਨਾਲ ਮਨ ਵਿਚ ਹਰਕਤ ਹੈ, ਜਿਸ ਸ਼ਕਤੀ ਦੇ ਆਸਰੇ ਮਨ ਰਾਹੀਂ ਹੋਰ ਕਈ ਕੁਝ ਜਾਣਿਆ ਜਾ ਰਿਹਾ ਹੈ, ਉਹੀ ਜੋਤਿ ਹੈ, ਉਹੀ ਪਰਮ ਪ੍ਰਕਾਸ਼ ਸਰੂਪ ਪਰਮਾਤਮਾ ਹੈ। ਫਿਰ ਮਨ ਦੀ ਬਿਰਤੀ ਅੰਤਰਮੁਖੀ ਹੋ ਕੇ ਉਸ ਪਰਮਾਤਮਾ ਨਾਲ ਜੁੜ ਜਾਂਦੀ ਹੈ ਤੇ ਜਦ ਬਿਰਤੀ ਬਾਹਰ ਨੂੰ ਜਾਂਦੀ ਹੈ ਤਾਂ ਬਾਹਰਮੁਖੀ ਹੋ ਕੇ ਵੀ ਹਰ ਥਾਂ ਉਸ ਪ੍ਰਭੂ ਨੂੰ ਹੀ ਦੇਖਦੀ ਹੈ। ਗੁਰਵਾਕ ਹੈ:

ਅੰਤਰਿ ਬਾਸੇ ਬਾਚਰਿ ਭੀ ਓਚੀ ॥

ਨਾਨਕ ਦਰਸਨੁ ਦੇਖਿ ਸਭ ਮੌਹੀ ॥ (ਗਊੜੀ ਸੁਖਮਨੀ ਮ: ੫, ਪੰਨਾ 294)

ਇਹੀ ਆਵਰਣ ਦੋਸ਼ ਦੀ ਨਿਵਿਰਤੀ ਹੈ।

ਇਹੀ ਨਿਗਮਲ ਮਨ ਦੀ ਅਵਸਥਾ ਹੈ।

ਮਨ ਮਹਿ ਆਪਿ ਮਨ ਅਪੁਨੇ ਮਾਹਿ ॥

ਨਾਨਕ ਕੀਮਤਿ ਕਹਨੁ ਨ ਜਾਇ ॥ (ਗਊੜੀ ਸੁਖਮਨੀ ਮ: ੫, ਪੰਨਾ 279)

ਇਸ ਤਰ੍ਹਾਂ ਮਨ ਵਿਚ ਸਦੀਵੀ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ, ਪਰਮਾਤਮਾ ਦੀ ਵਿਆਪਕਤਾ ਵਿਚ ਮਨ ਰਹਿਣ ਲੱਗ ਜਾਂਦਾ ਹੈ, ਪਰਮ ਆਨੰਦ ਦੀ ਅਵਸਥਾ ਬਣ ਜਾਂਦੀ ਹੈ:

ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥

ਕਲਿ ਕਲੇਸ਼ ਤਨ ਮਾਹਿ ਮਿਟਾਵਉ ॥

(ਗਊੜੀ ਸੁਖਮਨੀ ਮ: ੫, ਪੰਨਾ 262)

ਸਰੀਰ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ।

ਵਿਦਵਾਨਾਂ ਨੇ ਕਲੇਸ਼ ਦੇ ਪੰਜ ਕਾਰਣ ਮੰਨੇ ਹਨ :

1. ਅਵਿਦਯਾ—ਬਿਨਾਂ ਅਸਲੀਅਤ ਸਮਝੇ ਤੋਂ ਕਲੇਸ਼ ਦਾ ਪੈਦਾ ਹੋਣਾ।
2. ਅਸਮਿਤਾ—ਇਸ ਸਰੀਰ ਨਾਲ ਅਹੰ ਭਾਵ ਦਾ ਹੋਣਾ, ਮੈਂ ਦਾ ਹੋਣਾ।
3. ਰਾਗ—ਦੂਸਰੇ ਹੋਰ ਪਦਾਰਥਾਂ ਵਿਚ ਪ੍ਰੀਤ ਹੋਣੀ।
4. ਦੁਵੈਸ਼—ਕੁਝ ਪਦਾਰਥਾਂ ਨਾਲ ਤੇ ਕੁਝ ਜੀਵਾਂ ਨਾਲ ਵੈਰ-ਵਿਰੋਧ ਦਾ ਹੋਣਾ।
5. ਅਭਿਨਿਵੇਸ਼—ਨਾ ਕਰਨ ਵਾਲੇ ਕੰਮ ਨੂੰ ਕਰਨ ਲਈ ਮਨ ਵਿਚ ਤਿਆਰੀ ਕਰਨੀ ਜਾਂ ਸਰੀਰਕ ਤੌਰ 'ਤੇ ਕੰਮ ਕਰ ਲੈਣਾ।

ਇਹਨਾਂ ਪੰਜੇ ਕਲੇਸ਼ਾਂ ਦੇ ਕਾਰਣ ਮਿਟ ਜਾਂਦੇ ਹਨ, ਭਾਵ ਗੁਰਮੁਖ ਹਰ ਸੰਸਾਰਕ ਵਿਹਾਰ ਵਿਚ ਭੁਲੇਖੇ ਵਿਚ ਐਵੇਂ ਹੀ ਕਲੇਸ਼ ਨਹੀਂ ਕਰਦਾ। ਦੂਸਰਾ, ਇਸ ਸਰੀਰ

ਵਿਚ 'ਮੈਂ' ਦੀ ਹੋਂਦ ਨੂੰ ਮਿਟਾ ਦੇਂਦਾ ਹੈ, ਮੈਤ ਦਾ ਕਲੋਸ਼ ਨਹੀਂ ਆਉਂਦਾ। ਤੀਸਰਾ, ਗੁਰਮੁਖ ਪਦਾਰਥਾਂ ਨਾਲ ਦ੍ਰਿੜ੍ਹ ਪ੍ਰੀਤ ਨਹੀਂ ਰੱਖਦਾ। ਕੋਈ ਵੀ ਪਦਾਰਥ ਚਲਾ ਜਾਵੇ, ਨਾਸ਼ ਹੋ ਜਾਵੇ ਤਾਂ ਕਲੋਸ਼ ਨਹੀਂ ਹੁੰਦਾ। ਚੌਥਾ, ਕਿਸੇ ਨਾਲ ਵੈਰ ਨਹੀਂ ਹੁੰਦਾ, ਇਸੇ ਕਰਕੇ ਕਿਸੇ ਵੀ ਦੂਸਰੇ ਤੋਂ ਕਲੋਸ਼ ਦਾ ਖਤਰਾ ਨਹੀਂ ਰਹਿ ਜਾਂਦਾ। ਪੰਜਵਾਂ, ਕਦੀ ਵੀ ਅਜਿਹਾ ਕਦਮ ਨਹੀਂ ਉਠਾਉਂਦਾ ਜਿਹੜਾ ਗਲਤ ਕਦਮ ਹੋਵੇ, ਭਾਵ ਹਰ ਭਲਾ ਕੰਮ ਹੀ ਕਰਦਾ ਹੈ।

ਇਸ ਤਰ੍ਹਾਂ ਸਿਮਰਨ ਨਾਲ ਸਭ ਕਲੋਸ਼ ਮਿਟਾ ਕੇ, ਮਨ ਨੂੰ ਪਰਮਾਤਮਾ ਨਾਲ ਇਕਿਭਿਕ ਕਰ ਕੇ ਪਰਮ ਆਨੰਦ ਦੀ ਅਵਸਥਾ ਵਿਚ ਰਹਿੰਦਾ ਹੈ। ਇਹੀ ਨਿਰਮਲ ਮਨ ਦੀ ਅਵਸਥਾ ਹੈ।

ਉਹੀ ਮਾਰਗ ਚੁਣੀਏ, ਜਿਸ ਨਾਲ ਮਨ ਸ਼ੁਧ ਹੋਵੇ। ਹਰ ਵੇਲੇ ਮੇਲੇ ਵਿਚਾਰਾਂ ਤੋਂ ਬਚੇ ਰਹੀਏ। ਸੱਚ ਨਾਲ ਜੁੜਨਾ ਹੀ ਨਿਰਮਲ ਮਨ ਹੈ, ਝੂਠ ਨਾਲ ਜੁੜੇ ਰਹਿਣਾ ਹੀ ਮੈਲਾ ਮਨ ਹੈ:

ਮੈਲੁ ਲਾਗੈ ਸਚ ਬਿਨਾ ॥

(ਧਨਸਰੀ ਛੰਤ ਮਹਲਾ ੧, ਪੰਨਾ 687)

## ਪਾਣੀ ਰਿੜਕਣਾ—ਦਹੀਂ ਰਿੜਕਣਾ

ਮਨੁੱਖਾ ਜੀਵਨ ਵਿਚ ਕਈਆਂ ਨੇ ਪਾਣੀ ਹੀ ਰਿੜਕਿਆ ਹੈ ਅਤੇ ਕਈਆਂ ਨੇ ਦਹੀਂ ਰਿੜਕਿਆ ਹੈ। ਭਾਵੇਂ ਸੰਸਾਰ ਵਿਚ ਸਭ ਨੂੰ ਪਤਾ ਹੈ ਕਿ ਪਾਣੀ ਰਿੜਕਣ ਨਾਲ ਮੱਖਣ ਨਹੀਂ ਨਿਕਲਦਾ, ਪਰ ਫਿਰ ਵੀ ਸ਼ਾਇਦ ਕੋਈ ਭੁਲੇਖਾ ਖਾ ਕੇ ਪਾਣੀ ਰਿੜਕਦਾ ਹੋਵੇ। ਧਾਰਮਕ ਦ੍ਰਿਸ਼ਟੀ ਨਾਲ ਦੇਖਿਆ ਜਾਵੇ ਤਾਂ ਤਕਰੀਬਨ ਜਗਤ ਵਿਚ ਬਹੁ-ਗਿਣਤੀ ਝੂਠੇ ਧੰਧਿਆਂ ਵਿਚ ਫਸ ਕੇ ਸਮਾਂ ਗੁਜ਼ਾਰਦੀ ਤੇ ਰਾਤ ਦਿਨ ਮਿਹਨਤ ਕਰ ਕੇ ਧਨ ਇਕੱਠਾ ਕਰੀ ਜਾ ਰਹੀ ਹੈ। ਇਹ ਸਭ ਪਾਣੀ ਹੀ ਰਿੜਕਣ ਵਾਲੀ ਗੱਲ ਹੈ।

ਗੁਰਬਾਣੀ ਦਾ ਛੁਰਮਾਨ ਹੈ :

ਨੀਰੁ ਬਿਲੋਵੈ ਅਤਿ ਸ੍ਰਾਘੁ ਪਾਵੈ ਨੈਨ੍ਹੁ ਕੈਸੇ ਰੀਸੈ ॥

ਬਿਨ੍ਹੁ ਗੁਰ ਭੇਟੇ ਮੁਕਤਿ ਨ ਕਾਹੁ ਮਿਲਤ ਨਹੀਂ ਜਗਦੀਸੈ ॥

(ਸਾਰਗ ਮ: ੫, ਪੰਨਾ 1205)

ਇਸ ਤਰ੍ਹਾਂ ਸੰਸਾਰ ਵਿਚ ਹੀ ਜੀਵਨ ਬਿਤੀਤ ਕਰਦੇ ਰਹਿਣ ਨਾਲ ਸੁਖ-ਰੂਪੀ ਮੱਖਣ ਨਹੀਂ ਨਿਕਲ ਸਕਦਾ। ਜਿਵੇਂ ਕੋਈ ਛੜ੍ਹਲ ਦੀ ਹੀ ਬਹਿਸ ਕਰਦਾ ਹੋਵੇ ਤਾਂ ਆਖ ਦਿੱਤਾ ਜਾਂਦਾ ਹੈ ਕਿ ਛੱਡੋ ਮਿੱਤਰੋ! ਇਸ ਤਰ੍ਹਾਂ ਐਵੇਂ ਪਾਣੀ ਵਿਚ ਮਧਾਣੀ ਨਾ ਪਾਵੇ। ਪਰ ਹਰ ਮਨੁੱਖ ਨੂੰ ਪਤਾ ਹੋਣਾ ਚਾਹੀਦੇ ਕਿ ਮੈਂ ਵੀ ਐਵੇਂ ਮਨ ਨੂੰ ਸੰਸਾਰ ਵਿਚ ਲਗਾ ਕੇ ਪਾਣੀ ਵਿਚ ਮਧਾਣੀ ਹੀ ਪਾਈ ਹੋਈ ਹੈ। ਹਾਲਾਂਕਿ ਮਧਾਣੀ ਬੜੀ ਮਿਹਨਤ ਨਾਲ ਬਣਾਈ ਜਾਂਦੀ ਹੈ, ਬੜੀ ਕੰਮ ਦੀ ਚੀਜ਼ ਹੈ ਮਧਾਣੀ, ਪਰ ਨਿਰੀ ਮਧਾਣੀ ਨੂੰ ਕੀ ਕਰਨਾ ਹੈ, ਜੇਕਰ ਪਾਸ ਦੁੱਧ ਹੀ ਨਹੀਂ ਹੈ। ਸਾਡੇ ਪਾਸ ਸਰੀਰਕ ਤਾਕਤ ਤੇ ਮਾਨਸਿਕ ਤਾਕਤ ਦਾ ਹੋਣਾ ਹੀ ਮਧਾਣੀ ਹੈ। ਪਰ ਜੇਕਰ ਸਰੀਰਕ ਤਾਕਤ ਤੇ ਮਾਨਸਿਕ ਤਾਕਤ ਦੀ ਵਰਤੋਂ ਸੰਸਾਰ ਲਈ ਹੀ ਕੀਤੀ ਹੈ ਤਾਂ ਮਧਾਣੀ ਨੂੰ ਪਾਣੀ ਵਿਚ ਹੀ ਪਾਇਆ ਹੈ।

ਭਾਈ ਗੁਰਦਾਸ ਜੀ ਜ਼ਿਕਰ ਕਰਦੇ ਹਨ ਕਿ ਬੰਦਾ ਆਪਣੀ ਹਉਮੈ ਵਿਚ ਭਰਿਆ ਫਿਰਦਾ ਹੈ। ਆਪਣੀ ਤਾਕਤ ਦੇ ਅਹੰਕਾਰ ਵਿਚ ਹੈ। ਤਾਕਤ ਦਾ ਹੋਣਾ ਚੰਗੀ ਗੱਲ ਹੈ, ਪਰ ਤਾਕਤ ਦੀ ਵਰਤੋਂ ਜਿਥੇ ਕਰਨੀ ਸੀ, ਉਹ ਤਾਂ ਕੰਮ ਹੀ ਨਹੀਂ ਕੀਤਾ। ਗਊਆਂ ਤਾਂ ਮਾਲਕ ਦੇ ਘਰ ਹਨ ਪਰ ਇਹ ਐਵੇਂ ਹੀ ਮਧਾਣੀ ਘੜਾਈ ਫਿਰਦਾ ਹੈ :

ਗਾਂਧੀ ਘਰਿ ਗੋਸਾਂਧੀਆਂ ਮਾਧਾਣੁ ਘੜਾਏ ॥੧੧॥੩੪॥

(ਵਾਰਾਂ ਭਾਈ ਗੁਰਦਾਸ ਜੀ)

ਚਾਹੀਦਾ ਤਾਂ ਇਹ ਹੈ ਕਿ ਘਰ ਵਿਚ ਗਊਆਂ ਵੀ ਹੁੰਦੀਆਂ ਤੇ ਮਧਾਣੀਆਂ ਵੀ। ਬੰਦਾ ਹਰ ਰੋਜ਼ ਗੁਰੂ-ਘਰ ਵਿਚ ਜਾਂਦਾ, ਹਰ ਰੋਜ਼ ਦਾ ਨਿਤਨੇਮ ਹੁੰਦਾ, ਸਿਮਰਨ ਵਿਚ ਰੁਚੀ ਰੱਖਦਾ। ਪਰ ਕਈ ਥਾਵਾਂ 'ਤੇ ਕੁਝ ਬੰਦੇ ਬੜੀ ਧਾਰਮਕ ਵਿਦਿਆ ਪੜ੍ਹ ਗਏ ਤੇ ਫਿਰ ਥਾਂ ਥਾਂ ਜਾ ਕੇ ਧਾਰਮਕ ਚਰਚਾ ਵਿਚ ਹੀ ਸਮਾਂ ਬਿਤਾਂਦੇ ਰਹੇ, ਗੁਰੂ ਸਾਹਿਬ ਜੀ ਐਸੇ ਪੰਡਿਤਾਂ ਪ੍ਰਤਿ ਕਥਨ ਕਰਦੇ ਹਨ :

ਪੰਡਿਤ ਦੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥  
ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥

(ਸੌਗਠ ਮ: ੧, ਪੰਨਾ 635)

ਐ ਪੰਡਿਤ, ਸ਼ਾਸਤਰ ਤਾਂ ਬਹੁਤ ਰਿੜਕੇ ਹਨ ਪਰ ਆਪਣੇ ਮਨ ਨੂੰ ਨਹੀਂ ਰਿੜਕਿਆ। ਇਸ ਤਰ੍ਹਾਂ ਤੂੰ ਕੁਝ ਪ੍ਰਾਪਤ ਨਹੀਂ ਕਰ ਸਕੇਂਗਾ। ਬਹੁਤੇ ਗ੍ਰੰਥ ਪੜ੍ਹ ਜਾਣੇ ਵੀ ਪਾਣੀ ਰਿੜਕਣ ਵਾਲੀ ਹੀ ਗੱਲ ਹੈ। ਇਸ ਵਾਸਤੇ ਜੀਵਨ ਦੇ ਚੰਗੇ ਕਰਮ ਬਣ ਜਾਣ ਤਾਂ ਹੀ ਸੁਖ ਰੂਪੀ ਮੱਖਣ ਨਿਕਲ ਸਕੇਗਾ।

ਪੰਜਾ ਸਾਹਿਬ ਦੇ ਕਿਨਾਰੇ ਕੁਝ ਅੰਰਤਾਂ ਦਹੀਂ ਰਿੜਕ ਰਹੀਆਂ ਸਨ। ਰਸਤੇ ਵਿਚ ਜਾਂਦੀ ਜਾਂਦੀ ਇਕ ਅੰਰਤ ਇਧਰ ਆ ਗਈ ਤੇ ਉਨ੍ਹਾਂ ਅੰਰਤਾਂ ਨੂੰ ਦਹੀਂ ਰਿੜਕਦੀਆਂ ਤੱਕ ਕੇ ਖਲੋ ਗਈ ਤੇ ਪੁੱਛਣ ਲੱਗੀ ਕਿ ਭੈਣਾਂ, ਇਹ ਕੀ ਕਰਦੀਆਂ ਹੋ ? ਤਾਂ ਉਨ੍ਹਾਂ ਅੰਰਤਾਂ ਵਿੱਚੋਂ ਇਕ ਕਹਿਣ ਲੱਗੀ ਕਿ ਭੈਣ, ਮੱਖਣ ਕੱਢ ਰਹੀਆਂ ਹਾਂ। ਪੁੱਛਣ ਵਾਲੀ ਅੰਰਤ ਨੇ ਫਿਰ ਕਿਹਾ ਕਿ ਮੱਖਣ ਘਰ ਨਹੀਂ ਕੱਢ ਸਕਦੀਆਂ, ਇਥੇ ਆ ਕੇ ਕਿਉਂ ਮੱਖਣ ਕੱਢ ਰਹੀਆਂ ਹੋ ? ਅੱਗੋਂ ਦੂਜੀ ਅੰਰਤ ਨੇ ਕਿਹਾ ਕਿ ਬਾਬਾ ਨਾਨਕ ਮੱਖਣ ਦਿੰਦਾ ਹੈ। ਉਸ ਦਾ ਕਹਿਣ ਦਾ ਭਾਵ ਇਹ ਸੀ, ਕਿ ਇਥੇ ਬਾਬੇ ਨਾਨਕ ਜੀ ਦੀ ਬਖ਼ਸ਼ਿਸ਼ ਸਦਕਾ ਠੰਡਾ ਪਾਣੀ ਮਿਲ ਜਾਂਦਾ ਹੈ ਤੇ ਕਿਉਂਕਿ ਜਿਆਦਾ ਗਰਮੀ ਵਿਚ ਮੱਖਣ ਪਿਘਲ ਜਾਂਦਾ ਹੈ, ਤੇ ਕੱਢਣਾ ਮੁਸ਼ਕਲ ਹੋ ਜਾਂਦਾ ਹੈ, ਇਸ ਲਈ ਠੰਡਾ ਪਾਣੀ ਹੋਣ ਕਰਕੇ ਇਹ ਸਾਰੀਆਂ ਅੰਰਤਾਂ ਇਥੇ ਆ ਕੇ ਰੇੜਕਾ ਪਾ ਲੈਂਦੀਆਂ ਹਨ, ਮੱਖਣ ਆਸਾਨੀ ਨਾਲ ਨਿਕਲ ਆਉਂਦਾ ਹੈ। ਇਸ ਕਰਕੇ ਇਹ ਜਵਾਬ ਦਿੱਤਾ ਸੀ ਕਿ ਬਾਬਾ ਜੀ ਮੱਖਣ ਦਿੰਦੇ ਹਨ। ਇਹ ਰਾਹੇਂ ਰਾਹ ਜਾਣ ਵਾਲੀ ਅੰਰਤ ਕਹਿਣ ਲੱਗੀ ਕਿ ਅਗਰ ਬਾਬਾ ਨਾਨਕ ਜੀ ਮੱਖਣ ਦਿੰਦੇ ਹਨ ਤਾਂ ਕੱਲ ਤੋਂ ਮੈਂ ਵੀ ਇਥੇ ਆ ਕੇ ਮੱਖਣ ਕੱਢਿਆ ਕਰਾਂਗੀ। ਦੂਜੇ ਦਿਨ ਇਹ ਅੰਰਤ ਵੀ ਘਰੋਂ ਮਟਕੀ ਤੇ ਮਧਾਣੀ ਲੈ ਕੇ ਆ ਗਈ। ਸ੍ਰੀ ਪੰਜਾ ਸਾਹਿਬ ਜੀ ਦਾ ਪਾਣੀ ਪਾ ਕੇ ਰਿੜਕਣ ਲੱਗ ਪਈ। ਜਿਉਂ ਰਿੜਕਣ ਲੱਗੀ, ਜਿਉਂ ਰਿੜਕਣ ਲੱਗੀ, ਬੜੀ ਦੇਰ ਤਕ ਰਿੜਕਦੀ ਰਹੀ, ਪਰ ਮੱਖਣ ਕੋਈ ਨਾ ਨਿਕਲਿਆ। ਅਥੀਰ ਬੜੀ ਪਰੇਸ਼ਾਨ ਹੋ ਗਈ ਤੇ ਦੂਜੀਆਂ ਸਾਰੀਆਂ ਅੰਰਤਾਂ ਨੂੰ ਕਹਿਣ ਲੱਗੀ ਕਿ ਤੁਸੀਂ ਝੂਠ ਬੋਲਦੀਆਂ ਹੋ ਕਿ ਬਾਬਾ ਨਾਨਕ ਜੀ ਮੱਖਣ ਦਿੰਦੇ ਹਨ। ਮੇਰੀ ਮਟਕੀ ਵਿੱਚੋਂ ਕੋਈ ਮੱਖਣ ਨਹੀਂ ਨਿਕਲਿਆ। ਤਾਂ ਬਾਕੀ ਸਾਰੀਆਂ ਅੰਰਤਾਂ ਕਹਿਣ ਲੱਗੀਆਂ ਕਿ ਬਾਬਾ ਨਾਨਕ ਜੀ ਮੱਖਣ ਉਹਨਾਂ ਨੂੰ ਦਿੰਦੇ ਹਨ ਜਿਹੜੀਆਂ ਆਪਣੀ ਮਟਕੀ ਵਿਚ ਘਰੋਂ ਦਹੀਂ ਲੈ ਕੇ ਆਉਂਦੀਆਂ ਹਨ। ਖਾਲੀ ਮਟਕੀ ਲੈ ਕੇ ਆਉਣ ਵਾਲੀਆਂ ਨੂੰ ਇਥੋਂ ਮੱਖਣ ਨਹੀਂ

ਮਿਲ ਸਕਦਾ। ਜੇਕਰ ਮੱਖਣ ਕੱਢਣਾ ਹੈ ਤਾਂ ਘਰੋਂ ਦਹੀਂ ਲੈ ਕੇ ਆ ਤੇ ਫਿਰ ਇਥੇ ਆ ਕੇ ਰਿੜਕੀਂ। ਤੂੰ ਤਾਂ ਇਥੋਂ ਪਾਣੀ ਪਾ ਕੇ ਰਿੜਕੀ ਜਾ ਰਹੀਂ ਹੈਂ।

ਹੁ-ਬ-ਹੁ ਇਹ ਘਟਨਾ ਸਾਡੇ ਜੀਵਨ ਨਾਲ ਬੜੀ ਸੰਬੰਧਤ ਹੈ, ਜੇਕਰ ਅਸੀਂ ਵੀ ਆਪਣੀ ਮਟਕੀ ਵਿਚ ਦਹੀਂ ਪਾਵਾਂਗੇ ਤਾਂ ਹੀ ਮੱਖਣ ਨਿਕਲ ਸਕੇਗਾ। ਸਾਡੀ ਮਟਕੀ ਕਿਹੜੀ ਹੈ ? ਇਹ ਸਮਝਣ ਲਈ ਭਗਤ ਕਬੀਰ ਜੀ ਦਾ ਇਹ ਸ਼ਬਦ ਧਿਆਨ ਨਾਲ ਵਿਚਾਰੀਏ :

ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥  
ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥ਰਹਾਉ॥  
ਤਨੁ ਕਰਿ ਮਟੁਕੀ ਮਨ ਮਹਿ ਬਿਲੋਈ ॥  
ਇਸੁ ਮਟੁਕੀ ਮਹਿ ਸਬਦੁ ਸੰਜੋਈ ॥  
ਹਰਿ ਕਾ ਬਿਲੋਵਨਾ ਮਨ ਕਾ ਬੀਚਚਾ ॥  
ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥

(ਆਸਾ ਕਬੀਰ ਜੀਉ, ਪੰਨਾ 478)

ਸ੍ਰੀ ਕਬੀਰ ਜੀ ਕਥਨ ਕਰਦੇ ਹਨ ਕਿ ਇਹ ਸਾਡਾ ਸਰੀਰ ਹੀ ਮਟਕੀ ਹੈ। ਗੁਰੂ ਦੇ ਉਪਦੇਸ਼-ਰੂਪ ਸ਼ਬਦ ਦਹੀਂ ਹਨ। ਜਿਨ੍ਹਾਂ ਦੇ ਹਿਰਦੇ ਵਿਚ ਗੁਰੂ-ਸ਼ਬਦ ਟਿਕਿਆ ਹੋਇਆ ਹੈ, ਤਿਨ੍ਹਾਂ ਦੀ ਮਟਕੀ ਵਿਚ ਦਹੀਂ ਹੈ। ਬਾਰ ਬਾਰ ਦਾ ਸਿਮਰਨ, ਅਭਿਆਸ ਹੀ ਰਿੜਕਣਾ ਹੈ। ਜਿਵੇਂ ਰਿੜਕਣ ਲੱਗਿਆਂ ਬਹੁਤ ਕਾਹਲੀ ਕਾਹਲੀ ਨਹੀਂ ਰਿੜਕਣਾ ਚਾਹੀਦਾ, ਕਾਹਲੀ ਕਾਹਲੀ ਰਿੜਕਣ ਨਾਲ ਮੱਖਣ ਲੱਸੀ ਵਿਚ ਰਲ ਜਾਂਦਾ ਹੈ, ਤਿਵੇਂ ਹੀ ਸਿਮਰਨ ਵੀ ਟਿਕ ਕੇ ਹੀ ਕੀਤਾ ਜਾਣਾ ਚਾਹੀਦਾ ਹੈ, ਤਾਕਿ ਮਨ ਵਿਚ ਸਿਮਰਨ ਦੇ ਭਾਵ ਸਮਝ ਆਉਂਦੇ ਰਹਿਣ। ਮਨ ਵਿਚ ਵਾਹਿਗੁਰੂ ਦੀ ਹੋਂਦ ਨੂੰ ਵਿਚਾਰਦੇ ਰਹੀਏ। ਇਸ ਤਰ੍ਹਾਂ ਬਾਰ ਬਾਰ ਦੇ ਅਭਿਆਸ ਨਾਲ ਹਿਰਦੇ ਵਿਚ ਪੂਰਨ ਬੋਧ ਹੋ ਜਾਣਾ ਹੀ ਮੱਖਣ ਦਾ ਕੱਢਣਾ ਹੈ।

ਇਹ ਗੱਲ ਜ਼ਰੂਰ ਧਿਆਨ ਵਿਚ ਰੱਖਣੀ ਕਿ ਜਿਸ ਭਾਂਡੇ ਵਿਚ ਪਹਿਲਾਂ ਦੁੱਧ ਪਾਉਣਾ ਹੈ, ਉਹ ਭਾਂਡਾ ਚੰਗੀ ਤਰ੍ਹਾਂ ਸਾਫ਼ ਕਰਨਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫੁਰਮਾਨ ਹੈ :

ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਪੈ ਕਉ ਜਾਵਹੁ ॥  
ਦੂਪੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਸ ਜਮਾਵਹੁ ॥  
ਜਪਹੁ ਤ ਏਕੈ ਨਾਮਾ ॥ ਅਵਰਿ ਨਿਰਾਫਲ ਕਾਆ ॥ਰਹਾਉ॥  
ਇਹੁ ਮਨੁ ਈਟੀ ਹਾਥ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥  
ਰਸਨਾ ਨਾਮੁ ਜਪਹੁ ਤ ਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥

(ਰਾਗ ਸੂਹੀ ਮ: ੧, ਪੰਨਾ 728)

ਗੁਰੂ ਸਾਹਿਬ ਜੀ ਦਾ ਫੁਰਮਾਨ ਹੈ ਕਿ ਭਾਂਡਾ ਧੋ ਕੇ ਫਿਰ ਉਸ ਨੂੰ ਧੂਪ ਦੇਵੇ ਭਾਕਿ ਗੰਦੀ ਬਦਬੂ ਭਾਂਡੇ ਵਿੱਚੋਂ ਨਿਕਲ ਜਾਵੇ। ਫਿਰ ਦੁੱਧ ਪਾਵੈ। ਠੀਕ ਢੰਗ ਨਾਲ ਜਾਗ ਲਗਾ ਕੇ ਜਮਾਵੈ ਤਾਂ ਹੀ ਮੱਖਣ ਨਿਕਲ ਸਕਦਾ ਹੈ। ਇਸ ਸਰੀਰ ਰੂਪੀ ਭਾਂਡੇ ਨੂੰ ਵਿਕਾਰਾਂ ਦੀਆਂ ਵਾਸ਼ਨਾਵਾਂ ਤੋਂ ਰਹਿਤ ਕਰਨਾ 'ਤੇ ਚੰਗੇ ਆਚਰਣ ਵਾਲਾ

ਜੀਵਨ ਬਣਾਉਣਾ ਹੀ ਭਾਂਡੇ ਨੂੰ ਸੁੱਧ ਕਰਨਾ ਹੈ। ਹਰ ਰੋਜ਼ ਦੀ ਜੋ ਵੀ ਕਿਰਤ ਕੀਤੀ ਜਾ ਰਹੀ ਹੈ, ਉਹ ਦੁੱਧ ਹੈ ਅਤੇ ਸੁਰਤ ਪਰਮਾਤਮਾ ਦੇ ਚਰਨਾਂ ਵਿਚ ਜੁੜੀ ਰਹਿਣੀ ਹੀ ਜਾਗ ਹੈ। ਸੁਰਤ ਦਾ ਦੁਨੀਆ ਤੋਂ ਉੱਚੀ ਉੱਠ ਕੇ, ਜਗਤ ਵਲੋਂ ਉਪਰਾਮ ਹੋਣਾ, ਦਹੀ ਦਾ ਜੰਮਣਾ ਹੈ। ਮਨ ਦੀਆਂ ਅਨੇਕ ਬਿਰਤੀਆਂ ਨੂੰ ਕਾਬੂ ਕਰ ਕੇ ਰੱਖਣਾ ਹੀ ਨੇਤ੍ਰੇ ਦੀਆਂ ਰੱਸੀਆਂ ਪਕੜਨਾ ਹੈ। ਮਨ ਨੂੰ ਮੋਹ ਦੀ ਨੀਦ ਵਿਚ ਸੌਣ ਨਹੀਂ ਦੇਣਾ, ਬਾਰ ਬਾਰ ਦੇ ਨਾਮ ਜਪਣ ਨਾਲ ਇਹ ਦੁੱਧ ਰਿੜਕੀਂਦਾ ਰਹੇਗਾ ਅਤੇ ਪਰਮ-ਆਨੰਦ-ਰੂਪ ਮੱਖਣ ਦੀ ਪ੍ਰਾਪਤੀ ਹੁੰਦੀ ਰਹੇਗੀ। ਇਸ ਤਰ੍ਹਾਂ ਸਹੀ ਤਰੀਕੇ ਨਾਲ ਦੁੱਧ ਪਾਉਣਾ ਹੈ, ਸਹੀ ਢੰਗ ਨਾਲ ਜਮਾਉਣਾ ਵੀ ਹੈ, ਸਹੀ ਤਰੀਕੇ ਨਾਲ ਰਿੜਕਣਾ ਵੀ ਹੈ, ਤਾਂ ਹੀ ਦੁੱਧ ਤੋਂ ਮੱਖਣ ਤਕ ਪਹੁੰਚਿਆ ਜਾ ਸਕਦਾ ਹੈ।

ਇਕ ਗਾਥਾ ਹੈ—ਇਕ ਘਰ ਨਵ-ਵਿਆਹੀ ਨੂੰਹ ਆਈ। ਬੋੜੇ ਸਮੇਂ ਤੋਂ ਬਾਦ ਘਰ ਦੀ ਨੂੰਹ ਰਾਣੀ ਨੇ ਘਰ ਦਾ ਸਾਰਾ ਕੰਮ-ਕਾਜ ਸੰਭਾਲਣਾ ਸ਼ੁਰੂ ਕੀਤਾ। ਇਕ ਦਿਨ ਨੂੰਹ ਨੇ ਦੁੱਧ ਗਰਮ ਕੀਤਾ ਅਤੇ ਜਮਾਉਣ ਵਾਲੇ ਭਾਂਡੇ ਵਿਚ ਪਾ ਕੇ ਜਾਗ ਲਾ ਦਿੱਤੀ। ਤੜਕੇ ਹੀ ਉੱਠ ਕੇ ਜਦੋਂ ਦਹੀਂ ਵਿਚ ਮਧਾਣੀ ਪਾਉਣ ਲੱਗੀ ਤਾਂ ਸੱਸ ਨੇ ਆਵਾਜ਼ ਦਿੱਤੀ ਕਿ ਬੇਟੀ, ਜਗ ਠਹਿਰ ਜਾ। ਸੱਸ ਨਜ਼ਦੀਕ ਆਈ ਅਤੇ ਭਾਂਡੇ ਦਾ ਢੱਕਣ ਚੁੱਕ ਕੇ ਜਦ ਦਹੀਂ ਨੂੰ ਦੇਖਣ ਲੱਗੀ ਤਾਂ ਇਹ ਸਾਰਾ ਦੁੱਧ ਦਾ ਦੁੱਧ ਹੀ ਸੀ। ਸਹੀ ਢੰਗ ਨਾਲ ਜਾਗ ਨਾ ਲੱਗ ਸਕਣ ਦੇ ਕਾਰਣ ਦਹੀਂ ਨਹੀਂ ਸੀ ਜੰਮ ਸਕਿਆ। ਸੱਸ ਨੇ ਆਖਿਆ ਕਿ ਬੱਚੀ, ਹਮੇਸ਼ਾ ਹੀ ਇਹ ਗੱਲ ਯਾਦ ਰੱਖੀਂ ਕਿ ਰਿੜਕਣ ਤੋਂ ਪਹਿਲਾਂ ਦੇਖ ਲਿਆ ਕਰ ਕਿ ਦਹੀਂ ਜੰਮਿਆ ਵੀ ਹੈ ਕਿ ਨਹੀਂ। ਜੰਮੇ ਦਹੀਂ ਵਿੱਚੋਂ ਹੀ ਮੱਖਣ ਨਿਕਲ ਸਕਦਾ ਹੈ। ਹੂ-ਬ-ਹੂ ਅਗਰ ਸਾਡੀ ਸੁਰਤ ਟਿਕੀ ਹੋਈ ਹੋਵੇਗੀ, ਤਾਂ ਹੀ ਗੁਰੂ ਦੇ ਸ਼ਬਦ ਵਿੱਚੋਂ ਆਨੰਦ ਆ ਸਕੇਗਾ। ਸੁਰਤ ਹੋਰ ਹੋਰ ਪਾਸੇ ਦੌੜ ਰਹੀ ਹੋਵੇਗੀ ਤਾਂ ਗੁਰੂ ਦਾ ਸ਼ਬਦ ਸੁਣ ਕੇ ਵੀ ਆਨੰਦ ਨਹੀਂ ਮਾਣ ਸਕੀਦਾ। ਗੁਰੂ ਪਾਸ ਰਹਿਣਾ ਹੋਰ ਗੱਲ ਹੈ, ਪਰ ਗੁਰੂ ਨਾਲ ਪ੍ਰੇਮ ਹੋਣਾ ਹੋਰ ਗੱਲ ਹੈ।

ਧੰਨ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪਾਸ ਤਾਂ ਹਰ ਵੇਲੇ ਪ੍ਰਿਥਵੀ ਚੰਦ ਵੀ ਰਹਿੰਦਾ ਹੈ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਵੀ ਪਾਸ ਹੀ ਰਹਿੰਦੇ ਹਨ। ਪ੍ਰਿਥਵੀ ਚੰਦ ਦੀ ਸੁਰਤ ਮਾਇਆ ਵਿਚ ਹੈ, ਪਦਾਰਥਾਂ ਵਿਚ ਹੈ, ਗੱਦੀ ਸੰਭਾਲਣ ਵਿਚ ਹੈ। ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸੁਰਤ ਗੁਰੂ ਦੇ ਸ਼ਬਦ ਵਿਚ ਹੈ। ਪ੍ਰਿਥਵੀ ਤਾਂ ਗੁਰੂ-ਪਿਤਾ ਨਾਲ ਜੁੜ ਹੀ ਨਹੀਂ ਸਕਿਆ। ਸ੍ਰੀ ਗੁਰੂ ਅਰਜਨ ਦੇਵ ਜੀ ਆਪਣੇ ਗੁਰਦੇਵ-ਪਿਤਾ ਨੂੰ ਸਿਰਫ਼ ਪਿਤਾ ਹੀ ਨਹੀਂ ਸਮਝਦੇ, ਬਲਕਿ ਅਕਾਲ ਪੁਰਖ ਦਾ ਰੂਪ ਸਮਝਦੇ ਹਨ।

ਇਸ ਕਰਕੇ ਗੁਰੂ-ਸ਼ਬਦ ਵਿਚ ਸੁਰਤ ਦਾ ਜੁੜ ਕੇ ਸਿਮਰਨ ਵਿਚ ਜੁੜ ਜਾਣਾ ਹੀ ਆਨੰਦ ਦਾ ਕਾਰਣ ਹੋ ਸਕਦਾ ਹੈ। ਕਬੀਰ ਜੀ ਦਾ ਛੁਰਮਾਨ ਹੈ:

ਕਬੀਰ ਮਾਇਆ ਡੋਲਨੀ ਪਵਨੁ ਵਹੈ ਹਿਵ ਧਾਰ ॥

ਜਿਨਿ ਬਿਲੋਇਆ ਤਿਨਿ ਖਾਇਆ ਅਵਰ ਬਿਲੋਵਨਹਾਰ ॥

ਕਬੀਰ ਮਾਇਆ ਡੋਲਨੀ ਪਵਨੁ ਇਕੋਲਨਹਾਰੁ ॥

ਸੰਤਰੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥ (ਸਲੋਕ ਕਬੀਰ ਜੀ, ਪੰਨਾ 1365)

ਜਗਤ ਵਿਚ ਕਈਆਂ ਨੇ ਤਾਂ ਪਾਣੀ ਹੀ ਰਿੜਕਿਆ ਹੈ, ਸੰਸਾਰਕ ਪੰਧਿਆਂ ਵਿਚ ਹੀ ਜੀਵਨ ਬੀਤ ਰਿਹਾ ਹੈ ਤੇ ਕਈਆਂ ਨੇ ਕੁਝ ਚੰਗੇ ਕਰਮ ਕੀਤੇ ਹਨ, ਪਰ ਜੀਵਨ ਚੰਗਾ ਨਹੀਂ ਬਣਿਆ। ਕਈਆਂ ਪਾਸ ਦੁੱਧ ਤਾਂ ਹੈ ਪਰ ਮੱਖਣ ਕੱਢਣ ਤਕ ਨਹੀਂ ਪਹੁੰਚ ਸਕੇ। ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ਼ ਨੇ ਪੀਰ ਦਸਤਰੀਰ ਨੂੰ ਆਖ ਦਿੱਤਾ ਸੀ ਕਿ ਖੁਦਾ ਨੂੰ ਅਗਰ ਤੁਸੀਂ ਦੇਖਣਾ ਚਾਹੁੰਦੇ ਹੋ ਤਾਂ ਸੁਰਤ ਟਿਕਾਣੀ ਪਵੇਗੀ। ਦੁੱਧ ਦਾ ਕਟੋਰਾ ਮੰਗਵਾ ਕੇ ਆਖ ਦਿੱਤਾ ਸੀ ਕਿ ਪੀਰ ਜੀ, ਇਸ ਵਿਚ ਮੱਖਣ ਹੈ ਕਿ ਨਹੀਂ? ਪੀਰ ਜੀ ਨੇ ਕਿਹਾ ਸੀ ਕਿ ਮੱਖਣ ਹੈ। ਗੁਰੂ ਨਾਨਕ ਦੇਵ ਜੀ ਨੇ ਕਿਹਾ ਕਿ ਅਗਰ ਮੱਖਣ ਹੈ ਤਾਂ ਨਜ਼ਰ ਕਿਉਂ ਨਹੀਂ ਆਉਂਦਾ? ਤਾਂ ਪੀਰ ਜੀ ਨੇ ਕਿਹਾ ਕਿ, ਇਸ ਨੂੰ ਗਰਮ ਕਰ ਕੇ ਪਹਿਲਾਂ ਜਮਾਉਣਾ ਪਵੇਗਾ, ਫਿਰ ਰਿੜਕ ਕੇ ਮੱਖਣ ਨਜ਼ਰ ਆਵੇਗਾ। ਤਾਂ ਸਾਹਿਬਾਂ ਕਿਹਾ ਸੀ ਕਿ ਇਸੇ ਤਰ੍ਹਾਂ ਹੀ ਪਹਿਲਾਂ ਸੁਰਤ ਜੰਮ ਜਾਵੇ, ਫਿਰ ਸਿਮਰਨ ਦੀ ਬਾਰ-ਬਾਰ ਦ੍ਰਿੜੁਤਾ ਸਹਿਤ ਰਿੜਕਿਆ ਜਾਵੇ, ਤਾਂ ਹੀ ਪਰਮਾਤਮਾ ਨਜ਼ਰ ਆ ਸਕੇਗਾ। ਭਾਈ ਸਾਹਿਬ ਭਾਈ ਗੁਰਦਾਸ ਜੀ ਜ਼ਿਕਰ ਕਰਦੇ ਹਨ :

ਜੈਸੇ ਤਿਲ ਬਸ, ਬਸ ਲੀਜੀਅਤ ਕੁਸਮ ਤੇ,  
ਤਾਂ ਤੇ ਹੋਤ ਹੈ ਛੁਲੇਲ ਜਤਨ ਕੈ ਜਾਨੀਐ ॥  
ਜੈਸੇ ਤਉ ਅਉਟਾਇ ਦੂਧ ਜਾਮਨ ਜਮਾਇ ਮਬਿ,  
ਸੰਜਮ ਸਹਤ ਪ੍ਰਿਠ ਪ੍ਰਗਟਾਇ ਮਾਨੀਐ ॥  
ਜੈਸੇ ਕੂਆ ਖੋਦ ਕਰਿ ਬਸੁਧਾ ਧਸਾਇ ਕੋਠੀ,  
ਲਾਜ ਕਉ ਬਹਾਇ ਛੋਲ ਕਾਵਿ ਜਲ ਆਨੀਐ ॥  
ਗੁਰ ਉਪਦੇਸ਼ ਤੈਸੇ ਭਾਵਨੀ ਭਕਤ ਭਾਇ,  
ਘਟ ਘਟ ਪੂਰਨ ਬ੍ਰਹਮ ਪਹਿਚਾਨੀਐ ॥੯੦੯॥

ਭਾਵੇਂ ਸਭ ਛੁੱਲਾਂ ਵਿਚ ਖੁਸ਼ਬੂ ਹੈ, ਪਰ ਮਿਹਨਤ ਕਰ ਕੇ, ਸਾਰੇ ਛੁੱਲ ਇਕੱਠੇ ਕਰ ਕੇ, ਫਿਰ ਜਿਵੇਂ ਸਹੀ ਢੰਗ ਨਾਲ ਹੀ ਇਤਰ ਕੱਛਿਆ ਜਾਂਦਾ ਹੈ, ਤਿਵੇਂ ਹੀ ਦੁੱਧ ਨੂੰ ਉਬਾਲ ਕੇ, ਜਮਾਅ ਕੇ ਰਿੜਕਣਾ ਪੈਂਦਾ ਹੈ। ਸਾਰੀ ਲੱਸੀ ਵਿਚ ਮਿਲਿਆ ਹੋਇਆ ਮੱਖਣ ਇਕੱਠਾ ਕੀਤਾ ਜਾਂਦਾ ਹੈ, ਤਦ ਜਾ ਕੇ ਮੱਖਣ ਦਿੱਸਦਾ ਹੈ। ਧਰਤੀ ਵਿੱਚ ਪਾਣੀ ਕੱਢਣ ਲਈ ਖੂਹ ਬੇਦਿਆ ਜਾਂਦਾ ਹੈ, ਫਿਰ ਚਾਰ ਚੁਫੇਰੇ ਦੀ ਪੱਕੀ ਦੀਵਾਰ ਬਣਾ ਕੇ ਬੱਲੇ ਧਸਾ ਦਿੱਤੀ ਜਾਂਦੀ ਹੈ। ਫਿਰ ਤਿਆਰ ਹੋਏ ਖੂਹ ਵਿੱਚੋਂ ਪਾਣੀ ਕੱਢਣ ਲਈ ਲੰਬੀ ਰੱਸੀ ਲੈ ਕੇ, ਬਾਲਟੀ ਨਾਲ ਬੰਨ੍ਹ ਕੇ, ਖੂਹ ਵਿਚ ਲਮਕਾ ਕੇ ਪਾਣੀ ਚੁਕ ਪਹੁੰਚ ਕੀਤੀ ਜਾਂਦੀ ਹੈ, ਫਿਰ ਜਾ ਕੇ ਪਾਣੀ ਨਿਕਲਦਾ ਹੈ।

ਇਸੇ ਹੀ ਤਰ੍ਹਾਂ ਗੁਰੂ ਦੇ ਉਪਦੇਸ਼ ਨੂੰ ਬੜੇ ਹੀ ਪ੍ਰੇਮ ਨਾਲ ਸੁਣ ਕੇ ਫਿਰ ਜੀਵਨ ਬਣਾਇਆ ਜਾਵੇ, ਤਦ ਹੀ ਹਰ ਥਾਂ 'ਤੇ ਪਰਮਾਤਮਾ ਨੂੰ ਦੇਖਿਆ ਜਾ ਸਕਦਾ ਹੈ।

ਇਕ ਮਨੁੱਖ ਦੀ ਨਿਗੁਹ ਬੰਦ ਹੋ ਗਈ ਤਾਂ ਉਹ ਅੱਖਾਂ ਦੇ ਡਾਕਟਰ ਪਾਸ ਗਿਆ। ਡਾਕਟਰ ਸਾਹਿਬ ਨੂੰ ਕਹਿਣ ਲੱਗਾ ਕਿ ਡਾਕਟਰ ਜੀ, ਤੁਸੀਂ ਮੇਰੀਆਂ ਅੱਖਾਂ ਟੈਸਟ ਕਰ ਕੇ ਦੱਸੋ ਕਿ ਮੈਂ ਹੁਣ ਫਿਰ ਤੋਂ ਦੇਖ ਸਕਾਂਗਾ ਕਿ ਨਹੀਂ? ਡਾਕਟਰ ਨੇ ਅੱਖਾਂ ਟੈਸਟ ਕੀਤੀਆਂ ਤੇ ਮਰੀਜ਼ ਨੂੰ ਕਿਹਾ ਕਿ ਤੇਰੀਆਂ ਅੱਖਾਂ ਬਣ ਸਕਦੀਆਂ ਹਨ। ਮਰੀਜ਼ ਕਹਿਣ ਲੱਗਾ ਕਿ ਜਦ ਮੇਰੀਆਂ ਅੱਖਾਂ ਬਣ ਜਾਣਗੀਆਂ ਤਾਂ ਕੀ ਮੈਂ ਦੇਖ ਸਕਾਂਗਾ? ਡਾਕਟਰ ਕਹਿਣ ਲੱਗਾ ਕਿ ਹਾਂ, ਤੂੰ ਬਿਲਕੁਲ ਦੇਖ ਸਕੇਂਗਾ। ਮਰੀਜ਼ ਨੇ ਦੁਬਾਰਾ ਫਿਰ ਪੁੱਛਿਆ ਕਿ ਡਾਕਟਰ ਜੀ, ਕੀ ਮੈਂ ਪੜ੍ਹ ਵੀ ਸਕਾਂਗਾ? ਡਾਕਟਰ ਕਹਿਣ ਲੱਗਾ ਕਿ ਫਿਰ ਕਿਰਪਾ ਕਰ ਕੇ ਮੇਰੀਆਂ ਅੱਖਾਂ ਜਲਦੀ ਹੀ ਬਣਾ ਦਿਓ। ਡਾਕਟਰ ਸਾਹਿਬ ਨੇ ਅੱਖਾਂ ਦਾ ਅਪ੍ਰੋਗ ਕਰ ਦਿੱਤਾ। ਅੱਖਾਂ ਠੀਕ ਹੋ ਗਈਆਂ। ਮਰੀਜ਼ ਤਕਰੀਬਨ ਦੋ ਮਹੀਨੇ ਬਾਅਦ ਡਾਕਟਰ ਸਾਹਿਬ ਕੋਲ ਆ ਕੇ ਕਹਿਣ ਲੱਗਾ ਕਿ ਡਾਕਟਰ ਜੀ, ਮੈਂ ਤਾਂ ਅਜੇ ਵੀ ਨਹੀਂ ਪੜ੍ਹ ਸਕਦਾ। ਡਾਕਟਰ ਨੇ ਦੁਬਾਰਾ ਅੱਖਾਂ ਚੈਕ ਕੀਤੀਆਂ। ਅੱਖਾਂ ਦੀ ਨਿਗੁਹ ਬਿਲਕੁਲ ਠੀਕ-ਠਾਕ ਸੀ। ਡਾਕਟਰ ਬੜਾ ਹੋਇਆ ਕਿ ਤੈਨੂੰ ਪੜ੍ਹਨ ਵਿਚ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ। ਡਾਕਟਰ ਨੇ ਨਾ ਪੜ੍ਹ ਸਕਣ ਦੇ ਕਾਰਨ ਨੂੰ ਚੈਕ ਕਰਨ ਲਈ ਕੁਝ ਕਿਤਾਬਾਂ ਫੜਾਉਂਦਿਆਂ ਪੁੱਛਿਆ ਕਿ ਤੁਸੀਂ ਕਿਹੜੀ ਭਾਸ਼ਾ ਪੜ੍ਹ ਸਕਦੇ ਹੋ? ਤਾਂ ਮਰੀਜ਼ ਬੋਲਿਆ ਕਿ ਅਗਰ ਮੈਂ ਕੋਈ ਭਾਸ਼ਾ ਪੜ੍ਹਿਆ ਹੁੰਦਾ ਤਾਂ ਤੁਹਾਨੂੰ ਇਹ ਕਿਉਂ ਪੁੱਛਦਾ ਕਿ ਮੇਰੀਆਂ ਅੱਖਾਂ ਬਣਨ ਤੋਂ ਬਾਅਦ ਕੀ ਮੈਂ ਪੜ੍ਹ ਸਕਾਂਗਾ। ਮੈਂ ਤਾਂ ਕੋਈ ਵੀ ਭਾਸ਼ਾ ਨਹੀਂ ਪੜ੍ਹਿਆ। ਪੈਂ ਤਾਂ ਇਹੀ ਸੌਚਦਾ ਸਾਂ ਕਿ ਅੱਖਾਂ ਬਣ ਜਾਣ ਨਾਲ ਹੀ ਪੜ੍ਹਨਾ ਆ ਜਾਵੇਗਾ। ਤਾਂ ਡਾਕਟਰ ਕਹਿਣ ਲੱਗਾ ਕਿ ਅੱਖਾਂ ਨਾਲ ਦੇਖਣ ਵਿਚ ਤਾਂ ਮੈਂ ਸਹਾਇਤਾ ਕਰ ਸਕਦਾ ਹਾਂ, ਪਰ ਕਿਤਾਬ ਪੜ੍ਹਨ ਵਿਚ ਤੈਨੂੰ ਖੁਦ ਹੀ ਅੱਖਾਂ ਦੀ ਜਾਣਕਾਰੀ ਹੋਣੀ ਜ਼ਰੂਰੀ ਹੈ। ਸੋ, ਅਸਾਂ ਵੀ ਗੁਰੂ ਪਾਸੋਂ ਜੋ ਉਪਦੇਸ਼ ਸ੍ਰਵਣ ਕੀਤਾ ਹੈ, ਉਸ ਨੂੰ ਹਿਰਦੇ ਵਿਚ ਮੰਨਣ ਲਈ ਆਪਣੀ ਅਭਿਆਸ ਦੀ ਅਵਸਥਾ ਬਣਾਉਣੀ ਜ਼ਰੂਰੀ ਹੈ, ਤਦ ਹੀ ਜਾ ਕੇ ਖੁਦ ਪਰਮਾਤਮਾ ਦੇ ਅਨੁਭਵ ਦੀ ਅਵਸਥਾ ਬਣ ਸਕੇਗੀ। ਗੁਰੂ ਗਿਆਨ ਦੀ ਬਖਸ਼ਿਸ਼ ਕਰਦਾ ਹੈ, ਪਰ ਧਿਆਨ ਦੀ ਅਵਸਥਾ ਵਿਚ ਆਪ ਹੀ ਜੁੜਨਾ ਪੈਂਦਾ ਹੈ।

ਇਕ ਮਨੁੱਖ ਅੱਖਾਂ 'ਤੇ ਐਨਕ ਲਗਾ ਕੇ ਜਦੋਂ ਚੱਲਣ ਲੱਗਾ ਤਾਂ ਠੇਡਾ ਖਾ ਕੇ ਛਿੱਗ ਪਿਆ। ਕਹਿਣ ਲੱਗਾ ਕਿ ਕਮਾਲ ਦੀ ਗੱਲ ਹੋ ਗਈ, ਇਸ ਐਨਕ ਨੇ ਬੜਾ ਧੋਖਾ ਦਿੱਤਾ ਹੈ ਕਿ ਸਾਹਮਣੇ ਪੱਥਰ ਪਿਆ ਦਿਸਿਆ ਹੀ ਨਹੀਂ। ਦੂਸਰੇ ਸੱਜਣ ਨੇ ਕਿਹਾ ਕਿ ਜਗ ਧਿਆਨ ਨਾਲ ਪਹਿਲਾਂ ਐਨਕ ਦੇਖ ਕਿ ਇਹ ਤੇਰੀ ਐਨਕ ਹੈ ਕਿ ਕਿਸੇ ਹੋਰ ਦੀ ਐਨਕ ਲਾਈ ਫਿਰਦਾ ਹੈ। ਜਦ ਉਤਾਰ ਕੇ ਚੰਗੀ ਤਰ੍ਹਾਂ ਦੇਖਿਆ ਤਾਂ ਇਹ ਐਨਕ ਆਪਣੀ ਹੈ ਹੀ ਨਹੀਂ ਸੀ। ਸੋ, ਜਦੋਂ ਆਪਣੀਆਂ ਅੱਖਾਂ 'ਤੇ ਐਨਕ ਕਿਸੇ ਹੋਰ ਦੀ ਲੱਗੀ ਹੋਵੇ ਤਾਂ ਬੰਦਾ ਠੋਕਰਾਂ ਜ਼ਰੂਰ ਖਾਂਦਾ ਹੈ। ਸਾਡੇ ਵਿਚਾਰਾਂ ਦੀ ਐਨਕ ਆਪਣੀ ਹੈ ਹੀ ਨਹੀਂ। ਜਦ ਬਿਗਾਨੇ ਵਿਚਾਰਾਂ ਵਿਚ ਹੀ ਜੀਵਨ ਬੀਤਦਾ ਹੋਵੇਗਾ ਤਾਂ ਜੀਵਨ ਵਿਚ ਅਨੇਕਾਂ ਠੋਕਰਾਂ ਖਾਣੀਆਂ ਪੈਂਦੀਆਂ ਹਨ। ਆਪਣੀ ਸੁਰਤ

ਹੁੰਦੀ ਹੋ, ਆਪਣੀ ਸੁਰਤ ਬਾਹਰ ਦੇ ਸਭ ਸੰਬੰਧਾਂ ਤੋਂ ਨਿਰਲੇਪ ਹੋ, ਤਾਂ ਹੀ ਸਾਡੀ ਸੁਰਤ ਪਰਮਾਤਮਾ ਵਿਚ ਜੁੜ ਕੇ ਸਦੀਵੀ ਆਨੰਦ ਵਿਚ ਰਹਿ ਸਕੇਗੀ।

ਮਨੁੱਖਾ ਤਨ ਵਿਚ ਸਮਾਂ ਗੁਜ਼ਾਰਦਿਆਂ ਜੇਕਰ ਮਾਇਆ ਦੀ ਹੀ ਦੌੜ ਹੋਵੇਗੀ ਤੁੰ ਮਾਇਆ ਦਾ ਪੁਜਾਰੀ ਕੁਝ ਵੀ ਨਹੀਂ ਖੱਟ ਸਕੇਗਾ। ਇਹ ਮਾਇਆ ਦੀ ਸੇਵਾ ਹੀ ਪਾਣੀ ਰਿੜਕਣਾ ਹੈ, ਅਤੇ ਪਰਮਾਤਮਾ ਦੀ ਪ੍ਰਾਪਤੀ ਲਈ ਯਤਨ ਕਰਨਾ ਹੀ ਹੁੰਦੇ ਹਿੜਕਣਾ ਹੈ। ਗੁਰੂ ਸਾਹਿਬ ਜੀ ਦਾ ਛੁਰਮਾਨ ਹੈ:

ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀਂ ਦੀਸੈ ॥

ਪੋਖਰੁ ਨੀਂਹੁ ਵਿਰੋਲੀਐ ਮਾਖਨੁ ਨਹੀਂ ਰੀਸੈ ॥ (ਗਊੜੀ ਮ: ੧, ਪੰਨਾ 229)

ਮਾਇਆ ਸਿਰਫ ਧਨ ਦਾ ਨਾਮ ਹੀ ਨਹੀਂ ਹੈ, ਬਲਕਿ ਤਿੰਨ ਗੁਣਾਂ (ਰਜੋ, ਤੁਮੇ ਅਤੇ ਸੱਜੇ) ਦੇ ਪਸਾਰੇ ਵਿਚ ਹੀ ਸਮਾਂ ਗੁਜ਼ਾਰਦੇ ਰਹਿਣਾ ਹੈ ਅਤੇ ਇਹ ਹੀ ਮਾਇਆ ਹੈ:

ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥

(ਕੇਦਾਰ ਕਬੀਰ ਜੀਉ, ਪੰਨਾ 1123)

ਸੋ, ਹਰ ਰੋਜ਼ ਤਿੰਨ ਗੁਣਾਂ ਵਿਚ ਸਮਾਂ ਬੀਤ ਰਿਹਾ ਹੈ—ਜਾਗਣ ਦੇ ਸਮੇਂ ਵਾਲੀ ਅਵਸਥਾ ਦਾ ਨਾਮ ਸਤੇ ਗੁਣ ਹੈ। ਸੋਂ ਕੇ ਸੁਪਨ ਅਵਸਥਾ ਵਿਚ ਜੋ ਸਮਾਂ ਗੁਜਰਦਾ ਹੈ, ਉਹ ਰਜੇ ਗੁਣ ਦੀ ਅਵਸਥਾ ਹੈ ਅਤੇ ਬਹੁਤ ਗੁੜੀ ਨੀਂਦ ਜੋ ਕਿ ਸੁਪਨੇ ਤੋਂ ਬਿਨਾਂ ਹੁੰਦੀ ਹੈ, ਉਸ ਨੂੰ ਤੁਮੇ ਗੁਣ ਦੀ ਅਵਸਥਾ ਕਿਹਾ ਜਾਂਦਾ ਹੈ। ਇਹ ਤਿੰਨੇ ਹੀ ਅਵਸਥਾਵਾਂ ਤਿੰਨ ਗੁਣਾਂ ਵਿਚ ਬੀਤਦੀਆਂ ਹਨ। ਇਹ ਸਭ ਮਾਇਆ ਦਾ ਹੀ ਗੁਪ ਹੈ।

ਇਕ ਬੰਦਾ ਭਾਵੇਂ ਬਹੁਤਾ ਧਨ ਕਮਾਉਣ ਦੀ ਤਰਫ ਦੌੜੇ, ਜਾਂ ਕੋਈ ਬਿਲਕੁਲ ਵਿਹਲਾ ਬੈਠਾ ਰਹੇ, ਜਾਂ ਖਾ ਪੀ ਤੇ ਸੋਂ ਕੇ ਸਮਾਂ ਗੁਜ਼ਾਰ ਰਿਹਾ ਹੋਵੇ, ਤਾਂ ਸਮਝੋ ਕਿ ਉਹ ਮਾਇਆ ਦੀ ਰਚਨਾ ਵਿਚ ਹੀ ਫਸਿਆ ਹੋਇਆ ਹੈ ਤੇ ਜੀਵਨ ਦੇ ਸਵਾਸਾਂ ਨੂੰ ਬਿਨਾਂ ਸਿਮਰਨ ਤੋਂ ਜਿਥੇ ਵੀ ਕੋਈ ਬਤੀਤ ਕਰੀ ਜਾ ਰਿਹਾ ਹੈ, ਉਹ ਪਾਣੀ ਹੀ ਹਿੜਕੀ ਜਾ ਰਿਹਾ ਹੈ।

ਸੋ, ਪਾਣੀ ਨਹੀਂ ਰਿੜਕਣਾ। ਗੁਰਬਾਣੀ ਪੜ੍ਹਨੀ ਹੈ, ਵਿਚਾਰਨੀ ਹੈ ਤਾਕਿ ਜੀਵਨ ਆਨੰਦ-ਮਈ ਬਣ ਸਕੇ :

ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ ਸੁਖਦਾਈ ॥

(ਸੌਰਠ ਮ: ੫, ਪੰਨਾ 628)

ਗੁਰਬਾਣੀ ਪੜ੍ਹਨ ਸੁਣਨ ਨਾਲ ਗੁਰੂ ਦੀ ਮਤ ਆਵੇਗੀ। ਜਦੋਂ ਗੁਰੂ ਦੀ ਮਤ ਆ ਜਾਵੇਗੀ ਤਾਂ ਫਿਰ ਇਹੀ ਮਤ ਚੰਗੇ ਪਾਸੇ ਚੱਲੇਗੀ। ਚੰਗੇ ਪਾਸੇ ਚੱਲਦੀ ਮਤ ਹੀ ਅੰਮ੍ਰਿਤ-ਨਾਮ ਪ੍ਰਾਪਤ ਕਰ ਸਕੇਗੀ। ਇਸੇ ਕਰਕੇ ਗੁਰੂ ਸਾਹਿਬ ਜੀ ਛੁਰਮਾਂਦੇ ਹਨ :

ਗੁਰਮਤੀ ਦਾਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥

ਮਨਮੁਖ ਤੜੁ ਨ ਜਾਣੀ ਪਸੂ ਮਾਰਿ ਸਮਾਨਾ ॥ (ਮਾਰੂ ਮ: ੧, ਪੰਨਾ 1009)

ਆਪਣੇ ਜੀਵਨ ਨੂੰ ਅੰਮ੍ਰਿਤ-ਮਈ ਬਣਾਉਣ ਵਾਸਤੇ ਬਹੁਤ ਜ਼ਰੂਰੀ ਹੈ ਕਿ ਸਤਿਸੰਗਤ ਵੀ ਉਹ ਹੋਵੇ ਜਿਥੇ ਸਿਰਫ ਪਰਮਾਤਮਾ ਦੀ ਹੀ ਵਿਚਾਰ ਕੀਤੀ ਜਾਵੇ। ਐਸੀ ਸਤਿਸੰਗਤ ਰਾਹੀਂ ਪਰਮਾਤਮਾ ਦੀ ਪ੍ਰਾਪਤੀ ਸਹਜੇ ਹੀ ਹੋ ਸਕਦੀ ਹੈ:

ਤਿਤੁ ਜਾਇ ਬਹੁ ਸਤਸੰਗਤੀ,  
ਜਿਥੈ ਹਰਿ ਕਾ ਹਰਿ ਨਾਘੁ ਬਿਲੋਈਐ ॥  
ਸਹਜੇ ਹੀ ਹਰਿ ਨਾਘੁ ਲੇਹੁ ਹਰਿ ਤਭੁ ਨ ਖੋਈਐ ॥

(ਵਡਹੰਸ ਕੀ ਵਾਰ ਮਹਲਾ 8, ਪੰਨਾ 587)

ਸਤਿਸੰਗਤ ਹੀ ਆਨੰਦ ਪ੍ਰਗਟ ਕਰਦੀ ਹੈ। ਸਤਿਸੰਗਤ ਵਿੱਚੋਂ ਹੀ ਆਨੰਦ ਰੂਪੀ ਮੱਖਣ ਹਰੀ ਨਾਮ ਰਾਹੀਂ ਨਿਕਲਦਾ ਹੈ। ਇਹ ਫਿਰ ਕਦੀ ਵੀ ਹਿਰਦੇ ਵਿੱਚੋਂ ਮਿਟਦਾ ਨਹੀਂ। ਹਰ ਵੇਲੇ ਹੀ ਪਰਮਾਤਮਾ ਨਾਲ ਇਕਮਿਕਤਾ ਬਣੀ ਰਹਿੰਦੀ ਹੈ।

ਗੁਰੂ ਕਿਰਪਾ ਕਰੇ ਅਤੇ ਮਨੁੱਖ ਨੂੰ ਸਮਝ ਆ ਜਾਵੇ ਕਿ ਮਨਮੁਖਤਾ ਦਾ ਜੀਵਨ ਬਿਤਾਉਣਾ ਪਾਣੀ ਰਿੜਕਣਾ ਹੈ ਅਤੇ ਗੁਰਮੁਖਤਾਈ ਦਾ ਜੀਵਨ ਬਿਤਾਉਣਾ ਹੀ ਦਹੀਂ ਰਿੜਕਣਾ ਹੈ।

ਸੌ, ਪਾਣੀ ਨਹੀਂ ਰਿੜਕਣਾ, ਹਮੇਸ਼ਾ ਦੁੱਧ ਰਿੜਕਣਾ ਹੈ।

•

## ਰਾਮ-ਰਸ ਤੇ ਅਨ ਰਸ (ਹੋਰ ਰਸ)

ਕਾਇਆ ਨਗਰ ਮਹਿ ਰਾਮ ਰਸੁ ਉਤਸੁ,

ਕਿਉ ਪਾਈਐ ਉਪਦੇਸ਼ੁ ਜਨ ਕਰਹੁ ॥

(ਬਿਲਾਵਲੁ ਮ: 8, ਪੰਨਾ 800)

ਕਈ ਸ਼ਹਿਰਾਂ ਦੀਆਂ ਕੁਝ ਖਾਣ ਵਾਲੀਆਂ ਚੀਜ਼ਾਂ ਦਾ ਬਹੁਤ ਨਾਮ ਹੁੰਦਾ ਹੈ, ਜੇਹੀ ਮਸ਼ਹੂਰੀ ਹੁੰਦੀ ਹੈ। ਜਿਵੇਂ ਕਿ ਕਸ਼ਮੀਰ ਦਾ ਸੇਬ ਬੜਾ ਮਸ਼ਹੂਰ ਹੈ। ਸੰਤਰੇ ਦੀ ਮਸ਼ਹੂਰੀ ਨਾਗਧੁਰ ਸ਼ਹਿਰ ਨਾਲ ਸੰਬੰਧਿਤ ਹੈ। ਬਿਜੌਰ ਇਲਾਕੇ ਦਾ ਅੰਗੂਰ ਬੜਾ ਮਸ਼ਹੂਰ ਹੈ। ਬੀਕਾਨੇਰ ਇਲਾਕੇ ਦਾ ਤਰਬੂਜ ਬੜਾ ਢੰਗਾ ਗਿਣਿਆ ਜਾਂਦਾ ਹੈ। ਕਈ ਸ਼ਹਿਰਾਂ ਦੀਆਂ ਮਠਿਆਈਆਂ ਦੀ ਬੜੀ ਮਸ਼ਹੂਰੀ ਹੁੰਦੀ ਹੈ; ਵਧੀਆ ਢੰਗ ਨਾਲ ਜਾਣੀ ਮਠਿਆਈ ਜਿਸ ਵੀ ਸ਼ਹਿਰ ਵਿਚ ਬਣਦੀ ਹੋਵੇ ਤਾਂ ਉਸ ਦੀ ਬੜੀ ਚਰਚਾ ਹੁੰਦੀ ਹੈ। ਜਿਵੇਂ ਢੋਡਾ ਮਠਿਆਈ ਕੋਟ ਕਾਪੂਰੇ ਦੀ ਅਤੇ ਹਲਵਾ ਕਰਾਚੀ ਦਾ ਬੜਾ ਮਸ਼ਹੂਰ ਹੈ।

ਕੁਝ ਸ਼ਹਿਰਾਂ ਵਿਚ ਕਈ ਵੇਖਣ ਯੋਗ ਚੀਜ਼ਾਂ ਦੀ ਬੜੀ ਮਸ਼ਹੂਰੀ ਹੁੰਦੀ ਹੈ। ਲੋਕ ਇਕ ਤੋਂ ਦੂਜੇ ਇਲਾਕੇ ਵਿਚ ਜਾ ਕੇ ਆਮ ਇਹ ਗੱਲ ਪੁੱਛਦੇ ਮਿਲਦੇ ਹਨ ਕਿ ਇਥੋਂ ਦੀ ਸਭ ਤੋਂ ਵਧੀਆ ਚੀਜ਼ ਕਿਹੜੀ ਹੈ? ਇਹੋ ਜਿਹੇ ਬੰਦੇ ਬਹੁਤ ਮਿਲਣਗੇ, ਪਰ ਇਹੋ ਜਿਹੇ ਬਹੁਤ ਘੱਟ ਮਿਲਣਗੇ, ਜਿਹੜੇ ਇਸ ਤਲਾਸ਼ ਵਿਚ ਹੋਣ ਕਿ ਇਸ ਸਰੀਰ ਰੂਪੀ ਨਗਰ ਵਿਚ ਸਭ ਤੋਂ ਵਧੀਆ ਚੀਜ਼ ਕਿਹੜੀ ਹੈ? ਇਸ ਸਰੀਰ ਵਿਚ ਸਭ ਤੋਂ ਵਧੀਆ ਰਸ ਕਿਹੜਾ ਹੈ? ਭਾਵੇਂ ਇਸ ਸਰੀਰ ਵਿਚ ਹੋਰ ਕਈ ਰਸ ਮੌਜੂਦ ਹਨ ਅਤੇ ਕਈ ਰਸ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ।

ਕੁਝ ਰਸ ਤਾਂ ਅੰਦਰੋਂ ਹੀ ਪੈਦਾ ਹੁੰਦੇ ਹਨ ਜਿਵੇਂ ਕਿ ਨਿੰਦਿਆ ਦਾ ਰਸ ਹੈ, ਨਿੰਦਿਆ ਦਾ ਰਸ ਅੰਦਰੋਂ ਹੀ ਪੈਦਾ ਹੋਇਆ ਹੁੰਦਾ ਹੈ। ਇਹ ਸਿੱਖਣ ਦੀ ਲੋੜ ਨਹੀਂ ਹੁੰਦੀ, ਕਿਸੇ ਬੰਦੇ ਨੂੰ ਨਿੰਦਿਆ ਦਾ ਰਸ ਲੈਣ ਲਈ ਕੋਈ ਸਿਖਲਾਈ ਨਹੀਂ ਲੈਣੀ ਪੈਂਦੀ। ਜਿਨ੍ਹਾਂ ਬੰਦਿਆਂ ਨੂੰ ਇਹ ਰਸ ਲੈਣ ਦੀ ਆਦਤ ਬਣ ਜਾਂਦੀ ਹੈ, ਉਹ ਜ਼ਰੂਰ ਕਦੀ ਕਦਾਈਂ ਜਾਂ ਹਰ ਰੋਜ਼ ਕਿਸੇ ਨਾ ਕਿਸੇ ਦੀ ਨਿੰਦਿਆ ਕਰ ਕੇ ਰਸ ਮਾਣਦੇ ਰਹਿੰਦੇ ਹਨ। ਕੁਝ ਬੰਦਿਆਂ ਨੂੰ ਝੂਠ ਬੋਲਣ 'ਚ ਬੜਾ ਰਸ ਆਉਂਦਾ ਹੈ। ਇਕ ਤਾਂ ਉਹ ਬੰਦੇ ਹਨ ਜਿਹੜੇ ਕਿਸੇ ਮੁਸ਼ਕਲ ਵਿਚ ਫਸੇ ਹੋਏ ਝੂਠ ਬੋਲਦੇ ਹਨ, ਪਰ ਇਕ ਉਹ ਹਨ ਕਿ ਜਿਹੜੇ ਸਿਰਫ ਆਪਣਾ ਰਸ ਮਾਣਨ ਲਈ ਹੀ ਝੂਠ ਬੋਲਦੇ ਹਨ, ਉਨ੍ਹਾਂ ਮੁਸੀਬਤ ਕੋਈ ਨਹੀਂ ਹੁੰਦੀ।

ਜਿਵੇਂ ਕਿ, ਇਕ ਬੰਦੇ ਨੇ ਆਪਣੇ ਦੋਸਤ ਨੂੰ ਆ ਕੇ ਸੁਨੋਹਾ ਦਿੱਤਾ ਕਿ ਮੈਂ

ਤੁਹਾਡੇ ਨਗਰ ਤੋਂ ਅੱਜ ਹੀ ਆਇਆ ਹਾਂ, ਤੁਹਾਡੀ ਮਾਤਾ ਚੜ੍ਹਾਈ ਕਰ ਗਈ ਹੈ। ਇਹ ਸੁਣਦੇ ਸਾਰ ਹੀ ਦੋਸਤ ਦੇ ਘਰ ਰੋਣਾ ਪਿੱਟਣਾ ਸ਼ੁਰੂ ਹੋ ਗਿਆ। ਜਦ ਕਾਫ਼ੀ ਦੇਰ ਤਕ ਰੋਦੇ ਰਹੇ ਤਾਂ ਕਹਿਣ ਲੱਗਾ ਕਿ ਨਹੀਂ ਦੋਸਤ, ਮੈਂ ਤਾਂ ਐਵੇਂ ਮਜ਼ਾਕ ਕੀਤਾ ਸੀ, ਮੈਂ ਤਾਂ ਹਾਸਾ-ਮੱਖੇਲ ਕੀਤਾ ਸੀ। ਦੋਸਤ ਅੱਗੋਂ ਕਹਿਣ ਲੱਗਾ ਕਿ ਹੱਦ ਹੋ ਗਈ, ਤੇਰਾ ਹਾਸਾ ਸਾਡਾ ਰੋਣਾ ਬਣ ਗਿਆ; ਇਸ ਹਾਸੇ ਦੀ ਅਗਾਂਹ ਤੋਂ ਹੋਸ਼ ਨਾਲ ਵਰਤੋਂ ਕਰੀ। ਪਰ ਦੁਸਰਾ ਆਪਣਾ ਝੂਠ ਬੋਲਣ ਦਾ ਰਸ ਲੈ ਰਿਹਾ ਸੀ।

ਇਕ ਉਹ ਬੰਦੇ ਹਨ ਜਿਹੜੇ ਕਿਸੇ ਨੂੰ ਕੌੜਾ ਬੋਲ ਕੇ ਆਪ ਬੜੇ ਖੁਸ਼ ਹੁੰਦੇ ਹਨ। ਭਾਵੇਂ ਦੂਜੇ ਨੂੰ ਕਿਸੇ ਕਾਰਣ ਤੋਂ ਕੌੜਾ ਬੋਲਣ ਜਾਂ ਬਿਨਾਂ ਕਾਰਣ ਤੋਂ, ਪਰ ਇਹਨਾਂ ਦਾ ਰਸ ਮਾਣਨ ਦਾ ਆਪਣਾ ਕਾਰਣ ਜ਼ਰੂਰ ਹੁੰਦਾ ਹੈ, ਅਤੇ ਇਹ ਆਮ ਤੌਰ 'ਤੇ ਘਰਾਂ ਵਿਚ ਵਾਪਰਦਾ ਰਹਿੰਦਾ ਹੈ। ਘਰ ਦਾ ਵੱਡਾ ਵਡੇਗ ਜਾਂ ਘਰ ਵਿਚ ਕੋਈ ਹੋਰ, ਇਸ ਤਰ੍ਹਾਂ ਕੌੜਾ ਬੋਲਣ ਦਾ ਰਸ ਲੈਣ ਦਾ ਸੁਭਾਅ ਬਣਾ ਬੈਠਾ ਹੋਵੇ ਤਾਂ ਉਹ ਜ਼ਰੂਰ ਦੂਜੇ ਪਰਿਵਾਰ 'ਤੇ ਰੋਹਬ ਪਾ ਕੇ ਜਾਂ ਕੌੜਾ ਬੋਲ ਕੇ ਅੰਦਰੋਂ ਬੜਾ ਖੁਸ਼ ਹੁੰਦਾ ਹੈ ਜਾਂ ਘਰ ਦੇ ਕਿਸੇ ਨੌਕਰ 'ਤੇ ਕੌੜਾ ਬੋਲ ਕੇ ਆਪਣਾ ਰਸ ਪੁਰਾ ਕਰਦਾ ਰਹਿੰਦਾ ਹੈ।

ਇਕ ਬੰਦੇ ਦੀ ਇਹੀ ਆਦਤ ਸੀ ਕਿ ਐਵੇਂ ਬਿਨਾਂ ਗੱਲ ਤੋਂ ਹੀ ਹਰ ਵੇਲੇ ਨੌਕਰਾਂ ਦੀ ਲਾਹ-ਪਾਹ ਕਰਦੇ ਰਹਿਣਾ। ਉਸ ਨੂੰ ਇਕ ਦਿਨ ਕਿਸੇ ਨੇ ਪੁੱਛਿਆ ਕਿ ਤੂੰ ਐਵੇਂ ਹੀ ਹਰ ਵੇਲੇ ਕਿਉਂ ਆਪਣੇ ਆਪ ਨੂੰ ਤਧਾਂਦਾ ਰਹਿੰਦਾ ਹੈ, ਜਗ ਠੰਡਾ ਰਿਹਾ ਕਰ। ਤਾਂ ਉਹ ਅੱਗੋਂ ਕਹਿਣ ਲੱਗਾ ਕਿ ਮੈਂ ਦੂਜਿਆਂ ਦੀ ਬੇਈਜ਼ਤੀ ਕਰ ਕੇ ਬੜਾ ਠੰਡਾ ਰਹਿੰਦਾ ਹਾਂ। ਮੈਂ ਜਿੰਨੀ ਦੇਰ ਕਿਸੇ ਦੀ ਲਾਹ-ਪਾਹ ਨਾ ਕਰ ਲਵਾਂ, ਮੈਨੂੰ ਠੰਡ ਨਹੀਂ ਪੈਂਦੀ। ਇਸ ਤਰ੍ਹਾਂ ਮੈਨੂੰ ਬੜਾ ਰਸ ਆਉਂਦਾ ਹੈ। ਹੱਦ ਹੋ ਗਈ, ਦੂਜੇ ਨੂੰ ਸਾੜ ਕੇ ਐਸੇ ਬੰਦਿਆਂ ਨੂੰ ਠੰਡ ਪੈਂਦੀ ਹੈ! ਕਹਿਣਾ ਪਵੇਗਾ ਕਿ ਐਸੇ ਬੰਦੇ ਅਸਲੀ ਰਸ ਤੋਂ ਟੁੱਟੇ ਹੋਏ ਹੋਣ ਕਰਕੇ ਇਹੋ ਜਿਹੇ ਰਸਾਂ ਨੂੰ ਮਾਣ ਰਹੇ ਹਨ। ਇਹ ਕਾਇਆਂ ਨਗਰੀ ਦਾ ਉੱਤਮ ਰਸ ਨਹੀਂ ਹੈ, ਘਟੀਆ ਰਸ ਤਾਂ ਆਖ ਸਕਦੇ ਹਾਂ।

ਇਕ ਉਹ ਬੰਦੇ ਹਨ ਜਿਹੜੇ ਇਸ ਰਸਨਾ ਨਾਲ ਬੜੇ ਹੀ ਕੌੜੇ-ਕੁਸੈਲੇ ਭੋਜਨ ਖਾ ਕੇ ਬੜਾ ਰਸ ਮਾਣਦੇ ਹਨ। ਆਮ ਬੰਦੇ ਤਾਂ ਜੁਬਾਨ 'ਤੇ ਚੰਗਾ ਸਵਾਦੀ ਪਦਾਰਥ ਰੱਖ ਕੇ ਰਸ ਮਾਣਨਗੇ ਪਰ ਕੁਝ ਬੰਦੇ ਇਸ ਰਸਨਾ ਨਾਲ ਵੀ ਕੁੜੱਤਣ ਵਾਲੇ ਪਦਾਰਥ ਖੁਸ਼ ਹੋ ਕੇ ਖਾਣਗੇ ਤੇ ਕਹਿਣਗੇ ਕਿ ਬੜਾ ਰਸ ਆਇਆ ਹੈ।

ਇਕ ਬੰਦੇ ਨੂੰ ਬੜੀ ਮਿੱਠੀ ਚੀਜ਼ ਖਾਣ ਨੂੰ ਦਿੱਤੀ ਗਈ। ਮੂੰਹ ਵਿਚ ਪਾ ਕੇ ਉਹ ਕਹਿਣ ਲੱਗਾ ਕਿ ਯਾਰ, ਮੇਰਾ ਤਾਂ ਮੂੰਹ ਹੀ ਖੁਗਾਬ ਹੋ ਗਿਆ ਹੈ, ਜਾਹ, ਕੋਈ ਕਰਾਰੀ ਚੀਜ਼ ਲੈ ਕੇ ਆ। ਉਹ ਦੋਸਤ ਇਸ ਦੇ ਸੁਭਾਅ ਤੋਂ ਜਾਣੂ ਸੀ, ਉਸ ਨੇ ਇਕ ਬੋਤਲ ਲੈ ਆਂਦੀ। ਜਦ ਇਸ ਨੇ ਬੋਤਲ ਦੇਖੀ ਤਾਂ ਕਹਿਣ ਲੱਗਾ ਕਿ ਹੁਣ ਸਵਾਦ ਆਵੇਗਾ। ਬੜੀ ਕਾਹਲੀ ਨਾਲ ਬੋਤਲ ਖੋਲ੍ਹ ਕੇ, ਗਲਾਸ ਵਿਚ ਪਾ ਕੇ ਪੀਣ ਲੱਗਾ ਤਾਂ ਦੇਖਿਆ ਕਿ ਇਹ ਸ਼ਰਾਬ ਨਹੀਂ ਸੀ, ਸਗੋਂ ਸ਼ਰਾਬ ਵਰਗੇ ਰੰਗ ਦਾ ਸ਼ਰਬਤ ਹੀ ਬੋਤਲ ਵਿਚ ਪਾਇਆ ਹੋਇਆ ਸੀ। ਜਦੋਂ ਪਤਾ ਲੱਗਾ ਕਿ ਇਹ ਤਾਂ ਫਿਰ ਸ਼ਰਬਤ ਹੀ ਆ ਗਿਆ

ਹੈ ਤਾਂ ਕਹਿਣ ਲੱਗਾ ਕਿ ਅੱਜ-ਤਾਂ ਮੇਰੀ ਜੁਬਾਨ ਹੀ ਤੂੰ ਖੁਗਾਬ ਕਰ ਦਿੱਤੀ ਹੈ। ਬੜੀ ਬਾਮਾਲ ਦੀ ਗੱਲ ਹੈ ਕਿ ਬੰਦਾ ਅਸਲੀ ਰਸ ਤੋਂ ਭੁੱਲਿਆ ਹੋਇਆ ਹੋਰ ਰਸਾਂ ਵਿਚ ਵਾਸਿਆ ਪਿਆ ਹੈ। ਇਹ ਵੀ ਕਾਇਆਂ ਨਗਰੀ ਦਾ ਉੱਤਮ ਰਸ ਨਹੀਂ ਹੈ।

ਇਕ ਉਹ ਵੀ ਹਨ ਕਿ ਜਿਹੜੇ ਸਿਰਫ ਖਾਣ ਵਾਲੀਆਂ ਚੀਜ਼ਾਂ ਵਿੱਚੋਂ ਵੀ ਵੱਖਰੇ ਵੱਖਰੇ ਰਸ ਲੱਭਦੇ ਹਨ। ਉਹਨਾਂ ਬੰਦਿਆਂ ਨੂੰ ਛੇ ਰਸ ਵਿੱਖਰੇ ਵੱਖਰੇ ਸਮਿਆਂ ਵਿਚ ਚਾਹੀਦੇ ਹਨ—ਬੱਟਾ, ਮਿੱਠਾ, ਕੌੜਾ, ਸਲੂਣਾ, ਤਿੱਖਾ, ਕੁਸੈਲਾ। ਪਰ ਕੋਈ ਬੰਦਾ ਭਾਵੇਂ ਮਿੱਠਾ ਖਾਂਦਾ ਹੋਵੇ ਜਾਂ ਬੱਟਾ-ਕੌੜਾ ਆਦਿਕ ਪਰ ਇਹ ਵੀ ਰਸਨਾ ਦਾ ਘਟੀਆ ਰਸ ਹੀ ਹੈ। ਗੁਰੂ ਸਾਹਿਬ ਜੀ ਦਾ ਕਥਨ ਹੈ ਕਿ :

ਏ ਰਸਨਾ ਤੂੰ ਅਨ ਰਸਿ ਰਾਗਿ ਰਹੀ ਤੇਰੀ ਪਿਆਸ ਨ ਜਾਇ ॥  
ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥

(ਅਨੰਦੁ ਸਾਹਿਬ, ਪੰਨਾ 921)

ਜਿੰਨੀ ਦੇਰ ਅੰਦਰ ਹਰਿ-ਰਸ ਦੀ ਪ੍ਰਾਪਤੀ ਨਹੀਂ ਹੋਈ, ਉਤਨੀ ਦੇਰ ਹੀ ਬੰਦਾ ਹੋਰ ਚੀਜ਼ਾਂ ਦੇ ਰਸ ਵਿਚ ਮਸਤ ਹੋਇਆ ਫਿਰਦਾ ਹੈ।

ਆਨ ਰਸਾ ਜੇਤੇ ਤੈ ਚਾਖੇ ॥  
ਨਿਮਖ ਨ ਤ੍ਰਿਸਨਾ ਤੇਰੀ ਲਾਖੇ ॥  
ਹਰਿ ਰਸ ਕਾ ਤੂੰ ਚਾਖਹਿ ਸਾਡੁ ॥  
ਚਾਖਤ ਹੋਇ ਰਹਹਿ ਬਿਸਮਾਦੁ ॥...  
ਆਨ ਨ ਰਸ ਕਸ ਲਵੈ ਨ ਲਾਈ ॥  
ਕਹੁ ਨਾਨਕ ਗੁਰ ਭਏ ਹੈ ਸਹਾਈ ॥ (ਗਊੜੀ ਗੁਆਰੇਗੀ ਮ: 4, ਪੰਨਾ 180)

ਘੱਟੋ-ਘੱਟ ਪਹਿਲਾਂ ਬੰਦੇ ਦੇ ਅੰਦਰੋਂ ਸਿਰਫ ਜ਼ਬਾਨ ਦੇ ਰਸਾਂ ਨਾਲੋਂ ਹੀ ਸੰਬੰਧ ਟੁੱਟੇ ਤਾਂ ਫਿਰ ਆਹਿਸਤਾ-ਆਹਿਸਤਾ ਬਾਕੀ ਰਸਾਂ ਤੋਂ ਨਿਖੇੜਾ ਹੋਵੇਗਾ; ਨਾਲ ਹੀ ਪੱਕਾ ਨਿਸਚਾ ਹੋ ਜਾਵੇ ਕਿ ਸਾਰੀ ਉਮਰ ਪਦਾਰਥ ਖਾਂਦੇ ਰਹੀਏ, ਤਦ ਵੀ ਤ੍ਰਿਸਨਾ ਨਹੀਂ ਮਿਟਦੀ, ਮਨ ਦੀ ਭੁੱਖ ਹੋਰ ਵਧਦੀ ਹੈ। ਕਿੰਨਾ ਚੰਗਾ ਹੋਵੇ ਜੇ ਕਿਤੇ ਮਨੁੱਖ ਦੀ ਰਸਨਾ ਪ੍ਰਭੂ-ਗਿਆਨ ਨਾਲ ਜੁੜ ਜਾਵੇ। ਸਿਮਰਨ ਕਰਦਿਆਂ ਕਰਦਿਆਂ ਮਨ ਟਿਕਾਉ ਵਿਚ ਆ ਕੇ ਸਿਮਰਨ ਦੇ ਆਨੰਦ ਦਾ ਅਨੁਭਵ ਕਰ ਲਵੇ ਤੇ ਬਿਸਮਾਦ ਆਨੰਦ ਬਣ ਕੇ ਜੀਵਨ ਨੂੰ ਸਦੀਵੀ ਉਸ ਨਾਲ ਜੋੜੀ ਰੱਖੇ, ਫਿਰ ਕਦੀ ਵੀ ਉਹ ਮਨੁੱਖ ਇਸ ਰਸਨਾ ਨਾਲ ਹੋਰ ਰਸਾਂ ਦੇ ਨਜ਼ਦੀਕ ਨਹੀਂ ਜਾ ਸਕੇਗਾ। ਜੀਵਨ ਦਾ ਸੰਬੰਧ ਸਿਰਫ ਖਾਣ ਤਕ ਹੀ ਸੀਮਿਤ ਨਹੀਂ ਰਹੇਗਾ, ਸਗੋਂ ਜੀਵਨ ਨੂੰ ਚਲਾਣ ਲਈ ਰੱਖਾ ਸੁੱਖਾ ਜੋ ਵੀ ਮਿਲ ਜਾਏ, ਖਾ-ਪੀ ਕੇ ਸੰਤੁਸ਼ਟ ਰਹੇਗਾ, ਅੰਦਰੋਂ ਖਾਣ-ਪੀਣ ਨੂੰ ਤਰਸਦਾ ਨਹੀਂ ਰਹੇਗਾ :

ਭੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥  
ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥

(ਸਲੇਕ ਸੇਖ ਫਰੀਦ ਜੀ, ਪੰਨਾ 1379)

ਇਤਿਹਾਸ ਵਿਚ ਇਕ ਬੜੀ ਸੁੰਦਰ ਕਥਾ ਹੈ :

ਧੰਨ ਸ੍ਰੀ ਗੁਰੂ ਅਮਰਦਾਸ ਪਾਤਸ਼ਾਹ ਜੀ ਨੇ ਜਦ ਸੰਗਤ-ਪੰਗਤ ਦੀ ਮਰਿਆਦਾ ਚਲਾਈ ਤਾਂ ਉਸ ਸਮੇਂ ਲੰਗਰ ਦੀ ਸੇਵਾ ਵਿਚ ਸੰਗਤਾਂ ਦਾ ਬਹੁਤ ਹੀ ਉਤਸ਼ਾਹ ਸੀ। ਤਰ੍ਹਾਂ ਤਰ੍ਹਾਂ ਦੇ ਭੋਜਨ ਲੰਗਰ ਵਿਚ ਤਿਆਰ ਕੀਤੇ ਜਾਣ ਲੱਗੇ ਜਿਵੇਂ ਕਿ ਧੰਨ ਸ੍ਰੀ ਗੁਰੂ ਅੰਗਰ ਦੇਵ ਜੀ ਸਮੇਂ ਮਾਤਾ ਖੀਵੀ ਜੀ ਨੇ ਸੇਵਾ ਸੰਭਾਲੀ ਸੀ ਅਤੇ ਲੰਗਰ ਵਿਚ ਘਿਉ ਵਾਲੀ ਖੀਰ ਤਿਆਰ ਕਰ ਕੇ ਸੰਗਤਾਂ ਨੂੰ ਛਕਾਈ ਜਾਂਦੀ ਸੀ।

ਲੰਗਰ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਧਿਆਲੀ ॥ (ਪੰਨਾ 967)

ਇਸ ਮਰਿਆਦਾ ਨੂੰ ਸੰਗਤਾਂ ਨੇ ਹੋਰ ਵੀ ਉਤਸ਼ਾਹ ਨਾਲ ਚਲਾਉਣਾ ਜਾਰੀ ਰੱਖਿਆ ਤਾਂ ਸਿਮਰਨ-ਰਸ ਮਾਣਨ ਵਾਲੇ ਸ੍ਰੀ ਗੁਰੂ ਅਮਰਦਾਸ ਪਾਤਸ਼ਾਹ ਜੀ ਨੇ ਆਪ ਭੋਜਨ ਛਕਣ ਲਈ ਜੋ ਦੇ ਦਲੀਏ ਦਾ ਪ੍ਰਬੰਧ ਕਰਵਾਇਆ। ਹਰ ਰੋਜ਼ ਜੋ ਦਾ ਦਲੀਆ ਛਕ ਕੇ ਹੀ ਬੜੇ ਤ੍ਰਿਪਤ ਰਹਿੰਦੇ, ਕਿਉਂਕਿ ਤਕਰੀਬਨ ਬਾਕੀ ਅਨਾਜ ਦੀਆਂ ਕਿਸਮਾਂ ਵਿੱਚੋਂ ਜੋ ਦਾ ਅਨਾਜ ਬਹੁਤ ਹੀ ਹਲਕਾ ਅਨਾਜ ਹੈ। ਇਸ ਦਾ ਭੋਜਨ ਬਹੁਤ ਹਲਕਾ ਭੋਜਨ ਹੈ। ਸਿਮਰਨ ਕਰਨ ਵਾਲੇ ਅਭਿਆਸੀ ਲਈ ਹਲਕਾ ਭੋਜਨ ਹੋਣਾ ਬਹੁਤ ਜ਼ਰੂਰੀ ਹੈ। ਹਲਕਾ ਭੋਜਨ ਖਾਣ ਨਾਲ ਨੀਂਦ ਵੀ ਬਹੁਤ ਹੂੰਝੂੰ ਨਹੀਂ ਹੁੰਦੀ, ਸਗੋਂ ਹਲਕੀ ਰਹਿੰਦੀ ਹੈ :

ਅਲਪ ਅਹਾਰ ਸੁਲਪ ਸ੍ਰੀ ਨਿੰਦਾ ਦਯਾ ਛਿਮਾ ਤਨ ਪ੍ਰੀਤਿ ॥

(ਸ਼ਬਦ ਰਹਾਰੇ ਪਾਤਸ਼ਾਹੀ ੧੦)

ਨਾਲ ਨਾਲ ਮਨ ਵਿਚ ਵੀ ਬਹੁਤੇ ਵਿਕਾਰਾਂ ਤੋਂ ਬਚਾਉ ਹੀ ਰਹਿੰਦਾ ਹੈ, ਕਿਉਂਕਿ ਜਿੰਨੇ ਵੀ ਜ਼ਿਆਦਾ ਚਟ-ਪਟੇ ਭੋਜਨ ਕੋਈ ਖਾਣ ਵਾਲਾ ਹੋਵੇਗਾ, ਉਸਦੇ ਮਨ ਅੰਦਰ ਉਤਨੇ ਹੀ ਜ਼ਿਆਦਾ ਵਿਕਾਰਾਂ ਵਾਲੇ ਖਿਆਲ ਜਨਮ ਲੈਣਗੇ। ਆਮ ਤੌਰ 'ਤੇ ਇਸ ਗੱਲ ਨੂੰ ਸਮਝਣਾ ਕੋਈ ਔਖਾ ਨਹੀਂ ਹੈ। ਜਿਹੜਾ ਵੀ ਬੰਦਾ ਜ਼ਿਆਦਾ ਤੇਜ਼ ਭੋਜਨ, ਮਸਾਲੇਦਾਰ ਤੇ ਹੋਰ ਚਟ-ਪਟੇ ਭੋਜਨ ਖਾਂਦਾ ਹੈ, ਉਸ ਅੰਦਰ ਉਤਨੀ ਹੀ ਜ਼ਿਆਦਾ ਕਾਮ-ਬਿਰਤੀ ਪ੍ਰਧਾਨ ਹੁੰਦੀ ਹੈ।

ਇਕ ਗੱਲ ਹੋਰ ਜ਼ਰੂਰੀ ਸਮਝਣ ਵਾਲੀ ਹੈ ਕਿ ਜੈਸਾ ਵੀ ਭੋਜਨ ਖਾਧਾ ਜਾਂਦਾ ਹੈ, ਵੈਸਾ ਹੀ ਮਨ ਬਣਦਾ ਰਹਿੰਦਾ ਹੈ, ਕਿਉਂਕਿ ਖਾਧਾ ਹੋਇਆ ਭੋਜਨ ਜਦੋਂ ਅੰਦਰ ਜਾਂਦਾ ਹੈ ਤਾਂ ਤਿੰਨ ਹਿੱਸਿਆਂ ਵਿਚ ਵੰਡਿਆ ਜਾਂਦਾ ਹੈ—ਇਕ ਹਿੱਸਾ ਤਾਂ ਵਿਸ਼ਟਾ-ਮੂਤਰ ਦਾ ਰੂਪ ਬਣ ਕੇ ਬਾਹਰ ਨਿਕਲ ਜਾਂਦਾ ਹੈ। ਦੂਜਾ ਹਿੱਸਾ ਸਰੀਰ ਦਾ ਖੂਨ-ਮਾਸ ਆਦਿਕ ਬਣ ਜਾਂਦਾ ਹੈ ਅਤੇ ਤੀਸਰੇ ਹਿੱਸੇ ਵਿੱਚੋਂ ਮਨ ਬਣਦਾ ਹੈ। ਜਿਵੇਂ ਕਿ ਭੋਜਨ ਤੋਂ ਖੂਨ ਬਣਿਆ, ਖੂਨ ਦਾ ਸੰਬੰਧ ਦਿਲ ਨਾਲ ਹੈ, ਦਿਲ ਦਾ ਸੰਬੰਧ ਸਵਾਸ ਲੈਣ ਨਾਲ ਹੈ, ਸਵਾਸਾਂ ਤੋਂ ਮਨ ਬਣਦਾ ਹੈ। ਸੋ, ਜਿਹੋ ਜਿਹਾ ਭੋਜਨ ਖਾਧਾ ਗਿਆ, ਉਹ ਜਿਹਾ ਮਨ ਬਣ ਗਿਆ। ਜਿਹੜਾ ਭੋਜਨ ਸਿਮਰਨ ਕਰਦਿਆਂ ਤਿਆਰ ਕੀਤਾ ਗਿਆ ਹੋਵੇ, ਉਹ ਭੋਜਨ ਛਕਣ ਵਾਲੇ ਦੇ ਮਨ 'ਤੇ ਵੀ ਸਿਮਰਨ ਦਾ ਅਸਰ ਜ਼ਰੂਰ ਹੋ ਜਾਂਦਾ ਹੈ। ਲਗਾਤਾਰ ਇਕ ਭੋਜਨ ਨੂੰ ਕ੍ਰੋਧ ਨਾਲ ਤਿਆਰ ਕੀਤਾ ਜਾਵੇ

ਤਾਂ ਉਹ ਭੋਜਨ ਖਾਣ ਵਾਲੇ ਦਾ ਵੀ ਕ੍ਰੋਧੀ ਸੁਭਾਅ ਬਣ ਜਾਣ ਦਾ ਪੂਰਨ ਪ੍ਰਦਾਨ ਹੈ। ਭੋਜਨ ਤਿਆਰ ਕਰਦਿਆਂ, ਭੋਜਨ ਛਕਦਿਆਂ ਅਗਰ ਮਨ ਵਿਚ ਪਰਮਾਤਮਾ ਦਾ ਧਿਆਨ ਹੋਵੇ ਤਾਂ ਇਹ ਭੋਜਨ ਮਨ ਦੀ ਅਵਸਥਾ ਨੂੰ ਪਰਮਾਤਮਾ ਨਾਲ ਜੋੜਨ ਵਿਚ ਬਹੁਤ ਸਹਾਇਕ ਹੁੰਦਾ ਹੈ।

ਇਵੇਂ ਹੀ ਜੇਕਰ ਭੋਜਨ ਬਣਾਂਦਿਆਂ ਤੇ ਭੋਜਨ ਛਕਦਿਆਂ ਸਾਹਮਣੇ ਟੈਲੀਵਿਜਨ ਹੀ ਚੱਲਦਾ ਹੈ ਜਾਂ ਕੰਨਾਂ ਵਿਚ ਗੰਢੇ ਗੀਤਾਂ ਦੀਆਂ ਆਵਾਜ਼ਾਂ ਹੀ ਪੈਂਦੀਆਂ ਹੋਣ ਤਾਂ ਇਸ ਦਾ ਅਸਰ ਤਾਂ ਇਹੀ ਹੈ ਕਿ ਉਹ ਪਰਿਵਾਰ ਫਿਲਮੀ ਐਕਟਰਾਂ ਦੇ ਹੀ ਅਸਰ ਹੇਠ ਜੀਵਨ ਬਿਤੀਤ ਕਰਨ ਵਾਲਾ ਹੋ ਜਾਵੇਗਾ। ਫਿਰ ਇਹ ਨਹੀਂ ਹੋ ਸਕਦਾ ਕਿ ਘਰ ਵਿਚ ਕੋਈ ਬੱਚਾ ਭਗਤ ਜਨਮੇਗਾ ਜਾਂ ਸੂਰਮਾ ਹੋਵੇਗਾ, ਬਲਕਿ ਵਿਸ਼ੇ-ਵਿਕਾਰਾਂ ਦੇ ਸੰਸਕਾਰ ਜਨਮ ਤੋਂ ਹੀ ਬੱਚੇ ਅੰਦਰ ਹੋਣਗੇ। ਸੋ, ਬੜਾ ਜ਼ਰੂਰੀ ਹੈ ਕਿ ਭੋਜਨ ਤਿਆਰ ਕਰਨ ਵਾਲਾ, ਭੋਜਨ ਤਿਆਰ ਕਰਦੇ ਸਮੇਂ ਵਾਹਿਗੁਰੂ ਜਾਪ ਕਰਦਾ ਭੋਜਨ ਤਿਆਰ ਕਰੇ ਅਤੇ ਘੱਟੋ ਘੱਟ ਛਕਣ ਲੱਗਿਆਂ ਵੀ ਪਰਮਾਤਮਾ ਦਾ ਨਾਮ ਲੈ ਕੇ ਆਰੰਭ ਕਰੇ।

ਗੁਰੂ ਜੀ ਦਾ ਹੁਕਮ ਵੀ ਹੈ ਕਿ ਜਿਹੜੇ ਬਿਨਾਂ ਪਰਮਾਤਮਾ ਦਾ ਨਾਮ ਲਿਆਂ ਭੋਜਨ ਛਕਦੇ ਹਨ, ਤਿਨ੍ਹਾਂ ਦੀ ਕੀ ਦਸ਼ਾ ਹੈ :

ਜਿਤੁ ਮੁਖ ਨਾਮੁ ਨ ਉਚਰਹਿ ਬਿਨੁ ਨਾਵੈ ਰਸ ਖਾਹਿ ॥

ਨਾਨਕ ਏਵੈ ਜਾਣੀਐ ਤਿਤੁ ਮੁਖ ਬੁਕਾ ਪਾਹਿ ॥

(ਵਾਰ ਆਸਾ, ਮ: ੧, ਪੰਨਾ 473)

ਜੋ ਭੋਜਨ ਹਲਕਾ ਛਕਦਾ ਹੈ ਅਤੇ ਸਿਮਰਨ ਵਿਚ ਬਿਰਤੀ ਰੱਖ ਕੇ ਭੋਜਨ ਛਕਦਾ ਹੈ, ਉਸ ਦੇ ਛਕੇ ਭੋਜਨ ਨਾਲ ਜੋ ਖੂਨ ਬਣਦਾ ਹੈ, ਖੂਨ ਤੋਂ ਸਵਾਸਾਂ ਰਾਹੀਂ ਮਨ ਦੀ ਜੋ ਉਪਜ ਹੁੰਦੀ ਹੈ ਅਤੇ ਮਨ ਤੋਂ ਵਿਚਾਰਾਂ ਦਾ ਜੋ ਜਨਮ ਹੁੰਦਾ ਹੈ, ਉਹ ਬਹੁਤ ਹੀ ਸ੍ਰੋਸ਼ਟ ਅਤੇ ਉੱਤਮ ਰਸ ਪੈਦਾ ਕਰਨ ਵਾਲਾ ਮਾਰਗ ਹੋ ਜਾਂਦਾ ਹੈ। ਜਦੋਂ ਅੰਦਰ ਦੇ ਵਿਚਾਰ ਚੰਗੇ ਹੋਣਗੇ, ਫਿਰ ਮਨ ਦੀ ਬਿਰਤੀ ਵਿਚ ਆਤਮਕ ਰਸ ਭੁੱਚਣ (ਛਕਣ) ਦੀ ਅਵਸਥਾ ਬਣ ਜਾਵੇਗੀ। ਫਿਰ ਬਾਕੀ ਸਭ ਰਸ ਫਿੱਕੇ ਹੀ ਲੱਗਣਗੇ :

ਹਰਿ ਬਿਨ ਕਥੂ ਨ ਲਾਗਈ ਭਗਤਨ ਕਉ ਮੀਠਾ ॥

ਆਨ ਸੁਆਦ ਸਭਿ ਫੀਕਿਆ ਕਰਿ ਨਿਰਨਉ ਭੀਠਾ ॥

(ਜੈਤਸਰੀ ਵਾਰ ਮ: ੫, ਪੰਨਾ 708)

ਅੰਦਰ ਇਹ ਪੱਕਾ ਫੈਸਲਾ ਤਦ ਹੀ ਹੋ ਸਕਦਾ ਹੈ ਜੇਕਰ ਅਸਲੀ ਉੱਤਮ ਰਸ ਦੇ ਆਨੰਦ ਨੂੰ ਮਾਣਿਆ ਹੋਵੇ। ਫਿਰ ਤਾਂ :

ਰਾਚਾ ਰਸੁ ਨਿਰਸ ਕਰਿ ਜਾਨਿਆ ॥

ਰੋਇ ਨਿਰਸ ਸੁ ਰਸੁ ਪਹਿਰਾਨਿਆ ॥

ਇਹ ਰਸ ਛਾਡੇ ਉਹ ਰਸੁ ਆਵਾ ॥

ਉਹ ਰਸੁ ਪੀਆ ਇਹ ਰਸੁ ਨਹੀਂ ਭਾਵਾ ॥ (ਗਊੜੀ ਕਬੀਰ ਜੀਉ, ਪੰਨਾ 342)

ਪਰ ਜੇਕਰ ਅੰਦਰ ਅਜੇ ਸੰਸਾਰਕ ਰਸ ਮੌਜੂਦ ਹਨ, ਖਾਣ-ਪੀਣ ਆਦਿਕ ਦੇ ਰਸਾਂ ਦੀ ਮਨ ਵਿਚ ਖਿੱਚ ਹੈ ਤਾਂ ਉਸ ਨੂੰ ਆਤਮਕ ਰਸ ਨਹੀਂ ਆ ਸਕਦਾ। ਜਿਵੇਂ ਇਕ ਉਦਾਹਰਣ ਹੈ ਕਿ ਇਕ ਜਗ੍ਹਾ ਕੋਈ ਮਹਾਂਪੁਰਖ ਬੜੀ ਸੁੰਦਰ ਕਥਾ ਕਰਿਆ ਕਰਦੇ ਸਨ। ਸੁਣਨ ਵਾਲੇ ਕਥਾ ਦਾ ਬੜਾ ਰਸ ਮਾਣਿਆ ਕਰਦੇ ਸਨ। ਇਕ ਪ੍ਰੇਮੀ ਕਥਾ ਸੁਣ ਕੇ ਜਦ ਘਰ ਗਿਆ ਤਾਂ ਉਸ ਦਾ ਇਕ ਦੋਸਤ ਮਿਲਿਆ। ਕਥਾ ਵਾਲੇ ਪ੍ਰੇਮੀ ਨੇ ਆਪਣੇ ਦੋਸਤ ਨੂੰ ਕਿਹਾ ਕਿ ਕੱਲ ਤੋਂ ਤੂੰ ਵੀ ਕਥਾ ਸੁਣਨ ਮੇਰੇ ਨਾਲ ਚੱਲਿਆ ਕਰ, ਬਹੁਤ ਹੀ ਅੰਮ੍ਰਿਤ-ਰਸ ਵਾਲੀ ਕਥਾ ਹੁੰਦੀ ਹੈ। ਕਾਫ਼ੀ ਪ੍ਰੇਰਨਾ ਕਰਨ 'ਤੇ ਦੂਜੇ ਦਿਨ ਉਸ ਪ੍ਰੇਮੀ ਦਾ ਦੋਸਤ ਵੀ ਕਥਾ ਸੁਣਨ ਲਈ ਆ ਪਹੁੰਚਿਆ। ਕਿਉਂਕਿ ਅੰਦਰ ਸੰਸਾਰਕ ਬਿਰਤੀਆਂ ਦਾ ਬੜਾ ਪ੍ਰਵਾਹ ਚੱਲ ਰਿਹਾ ਸੀ, ਇਸ ਕਰਕੇ ਕਥਾ ਵਿਚ ਮਨ ਨਾ ਲੱਗਾ। ਉਠ ਕੇ ਜਾ ਵੀ ਨਹੀਂ ਸਕਦਾ ਸੀ। ਕਥਾ ਵਿਚ ਬੈਠਾ ਹੀ ਸੌਂ ਗਿਆ। ਤਕਰੀਬਨ ਅੱਧਾ ਪੰਟਾ ਤਾਂ ਇਹ ਸੁੱਤਾ ਹੀ ਰਿਹਾ। ਜਦੋਂ ਭੋਗ ਪਿਆ ਤਾਂ ਇਸ ਦੀ ਜਾਗ ਖੁੱਲ੍ਹੀ। ਜਦੋਂ ਜਾਗਿਆ ਤਾਂ ਇਸ ਨੇ ਆਪਣੇ ਮੂੰਹ ਵਿਚ ਜੁਬਾਨ ਹਿਲਾਈ ਤਾਂ ਆਪਣੇ ਦੋਸਤ ਨੂੰ ਕਹਿਣ ਲੱਗਾ ਕਿ ਯਾਰ, ਇਥੋਂ ਤਾਂ ਕੋਈ ਅੰਮ੍ਰਿਤ-ਰਸ ਨਹੀਂ ਆਇਆ, ਜਿਵੇਂ ਪਰ ਸੌਂ ਕੇ ਉਠਣ ਸਮੇਂ ਮੂੰਹ ਵਿੱਚੋਂ ਹੋਰ ਹੀ ਤਰ੍ਹਾਂ ਦਾ ਸਵਾਦ ਆਉਂਦਾ ਹੈ, ਓਹੋ ਜਿਹਾ ਹੀ ਸਵਾਦ ਆਇਆ ਹੈ।

ਸੌਂ, ਜਿਹੜਾ ਬੰਦਾ ਸਿਮਰਨ-ਰਸ ਪ੍ਰਾਪਤ ਨਹੀਂ ਕਰ ਸਕਿਆ, ਉਹ ਬੰਦਾ ਇਸ ਰਸ ਤੋਂ ਦੂਰ ਹੋਣ ਦੇ ਕਾਰਣ ਇਸ ਰਸ ਨੂੰ ਉੱਤਮ ਰਸ ਨਹੀਂ ਆਖ ਸਕਦਾ।

ਭਾਈ ਗੁਰਦਾਸ ਜੀ ਦਾ ਕਥਨ ਹੈ ਕਿ :

ਗਿਦੜ ਦਾਖ ਨ ਅਪੜੈ ਆਖੈ ਬੂਹ ਕਉੜੀ ॥  
ਨਚਣ ਨਚਿ ਨ ਜਾਣੀ ਅਖੈ ਭੁਇ ਸਉੜੀ ॥  
ਬੋਲੈ ਅਗੈ ਗਾਵੀਐ ਭੈਰਉ ਸੈ ਗਉੜੀ ॥  
ਹੰਸਾਂ ਨਾਲਿ ਟਟੀਹਰੀ ਕਿਉ ਪਹੁੰਚੈ ਦਉੜੀ ॥  
ਸਾਵਣਿ ਵਣ ਹਰੀਆਵਲੇ ਅਕੁ ਜੰਮੈ ਅਉੜੀ ॥  
ਬੇਮੁਖ ਸੁਖੁ ਨ ਦੇਖਈ ਜਿਉ ਛੁਟੜੀ ਛਉੜੀ ॥੯॥੩੪॥

ਗਿਦੜ ਅੰਗੂਰਾਂ ਨੂੰ ਤੱਕਦਾ ਤਾਂ ਜ਼ਰੂਰ ਹੈ ਪਰ ਅੰਗੂਰਾਂ ਤਕ ਪਹੁੰਚ ਨਾ ਹੋ ਸਕਣ ਦੇ ਕਾਰਣ ਆਖਦਾ ਹੈ ਕਿ ਇਹ ਤਾਂ ਕੌੜੇ ਹਨ ਤੇ ਬਿਨਾਂ ਖਾਇਆਂ ਹੀ ਥੂੰ-ਥੂੰ ਕਰ ਕੇ ਤੁਰ ਜਾਂਦਾ ਹੈ। ਜਿਵੇਂ ਕਿਸੇ ਨੂੰ ਆਖ ਦਈਏ ਕਿ ਜਗਾ ਨੱਚ ਕੇ ਤਾਂ ਵਿਖਾ। ਤਾਂ ਅੱਗੋਂ ਕਹੇ ਕਿ ਜਗ੍ਹਾ ਹੀ ਥੋੜੀ ਹੈ। ਨੱਚਣੇ ਦੀ ਜਾਚ ਹੀ ਨਹੀਂ ਆਉਂਦੀ ਪਰ ਬਹਾਨਾ ਜਗ੍ਹਾ ਥੋੜੀ ਦਾ ਲਗਾ ਰਿਹਾ ਹੈ। ਜਿਸ ਬੰਦੇ ਨੂੰ ਕੰਨਾਂ ਨਾਲ ਸੁਣਦਾ ਹੀ ਕੁਝ ਨਾ ਹੋਵੇ, ਉਸ ਬੰਦੇ ਕੋਲ ਭਾਵੇਂ ਗਉੜੀ ਰਾਗ ਗਾਵਿਆ ਜਾਵੇ ਭਾਵੇਂ ਭੈਰਉ, ਇਸ ਥੋੜੇ ਬੰਦੇ ਨੂੰ ਕੀ ਪਤਾ ਕਿ ਕਿਹੜਾ ਰਾਗ ਗਾਇਆ ਜਾ ਰਿਹਾ ਹੈ। ਜਿਹੜੀ ਟਟੀਹਰੀ ਬਹੁਤ ਲੰਬੀ ਤੇ ਉੱਚੀ ਉਡਾਰੀ ਨਹੀਂ ਮਾਰ ਸਕਦੀ, ਉਹ ਹੰਸਾਂ ਨਾਲ ਰਲ ਕੇ ਕਿਵੇਂ ਉੱਡ ਸਕਦੀ ਹੈ। ਸਾਵਣ ਦੇ ਮਹੀਨੇ ਵਿਚ ਮੀਂਹ ਨਾਲ ਸਾਰਾ ਵਣ ਤਾਂ ਹਰਿਆ-ਭਰਿਆ ਹੋ ਜਾਂਦਾ ਹੈ ਪਰ ਅੱਕ ਦੇ ਬੂਟੇ 'ਤੇ ਕੋਈ ਅਸਰ ਨਹੀਂ ਹੁੰਦਾ, ਕਿਉਂਕਿ

ਅੱਕ ਦਾ ਬੂਟਾ ਜਦੋਂ ਉੱਗਦਾ ਹੈ ਤਾਂ ਉਸ ਸਮੇਂ ਵੀ ਇਸ ਨੂੰ ਪਾਣੀ ਦੀ ਜ਼ਰੂਰਤ ਨਹੀਂ ਹੁੰਦੀ, ਇਹ ਤਾਂ ਉੱਗਦਾ ਹੀ ਬੁਸ਼ਕ ਜਗ੍ਹਾ 'ਤੇ ਹੈ। ਮੀਂਹ ਪੈਣ ਨਾਲ ਵੀ ਇਸ 'ਤੇ ਕੋਈ ਟਹਿਕ-ਮਹਿਕ ਨਹੀਂ ਆਉਂਦੀ। ਜਿਵੇਂ ਜਿਸ ਅੰਰਤ ਨੂੰ ਪਤੀ ਨੇ ਛੱਡ ਦਿੱਤਾ ਹੋਵੇ, ਉਹ ਇਸਤਰੀ ਪਤੀ-ਸੁਖ ਪ੍ਰਾਪਤ ਨਹੀਂ ਕਰ ਸਕਦੀ ਅਤੇ ਬਾਹਰ ਜਗਤ ਵਿਚ ਵੀ ਦੁਹਾਗਣੀ ਕਰਕੇ ਜਾਣੀ ਜਾਂਦੀ ਹੈ, ਤਿਵੇਂ ਹੀ ਜਿਹੜਾ ਗੁਰੂ ਤੋਂ ਬੇਮੁਖ ਹੈ, ਉਹ ਵੀ ਆਤਮਕ ਸੁਖ ਪ੍ਰਾਪਤ ਨਹੀਂ ਕਰ ਸਕਦਾ।

ਜਿਵੇਂ ਕਿ ਜੰਗਲ ਵਿਚ ਇਕ ਬੂਟੀ ਹੁੰਦੀ ਹੈ, ਇਸ ਬੂਟੀ ਦਾ ਨਾਮ ਗੁੜ-ਮਾਰ ਬੂਟੀ ਹੈ। ਇਹ ਬੂਟੀ ਪੰਸਾਰੀ ਦੀ ਦੁਕਾਨ ਤੋਂ ਆਮ ਮਿਲ ਜਾਂਦੀ ਹੈ। ਇਸ ਬੂਟੀ ਦੀ ਖਾਸੀਅਤ ਹੈ ਕਿ ਥੋੜੀ ਜਿਹੀ ਮੂੰਹ ਵਿਚ ਪਾ ਕੇ ਚਬਾਈ ਜਾਵੇ ਤਾਂ ਬਾਅਦ ਵਿਚ ਖੰਡ ਖਾਣ ਦੇ ਬਾਵਜੂਦ ਵੀ ਜੁਬਾਨ ਨੂੰ ਖੰਡ ਦਾ ਸਵਾਦ ਨਹੀਂ ਆਉਂਦਾ। ਥੋੜੀ ਦੇਰ ਲਈ ਤਾਂ ਮੂੰਹ ਵਿਚ ਕਿਸੇ ਵੀ ਮਿੱਠੀ ਚੀਜ਼ ਦੇ ਮਿਠਾਸ ਚੱਖਣ ਦੀ ਸ਼ਕਤੀ ਖਤਮ ਹੋ ਜਾਂਦੀ ਹੈ। ਭਾਵੇਂ ਕਥ ਸਮੇਂ ਬਾਅਦ ਜੁਬਾਨ ਵਿਚ ਦੁਬਾਰਾ ਫਿਰ ਮਿਠਾਸ ਅਨੁਭਵ ਕਰਨ ਦੀ ਸ਼ਕਤੀ ਆ ਜਾਂਦੀ ਹੈ, ਪਰ ਜਿੰਨੀ ਦੇਰ ਗੁੜ-ਮਾਰ ਬੂਟੀ ਦਾ ਅਸਰ ਜੁਬਾਨ 'ਤੇ ਹੋਵੇਗਾ, ਉਤਨੀ ਦੇਰ ਮਿੱਠੀ ਚੀਜ਼ ਖਾ ਕੇ ਵੀ ਮਿਠਾਸ ਨਹੀਂ ਆਵੇਗੀ।

ਹੂ-ਬ-ਹੂ ਜਿੰਨੀ ਦੇਰ ਤਕ ਸਾਡੇ ਅੰਦਰ ਸੰਸਾਰਕ ਰਸਾਂ ਦਾ ਅਸਰ ਹੈ, ਉਤਨੀ ਦੇਰ ਹਰਿ-ਰਸ ਨਹੀਂ ਆਉਂਦਾ। ਪਰ ਜਦੋਂ ਸੰਸਾਰਕ ਰਸ ਫਿੱਕੇ ਲੱਗਦੇ ਹਨ, ਫਿਰ ਹੀ ਸਿਮਰਨ-ਰਸ ਆਉਂਦਾ ਹੈ। ਇਸ ਹਰਿ-ਰਸ ਨੂੰ ਅਨੁਭਵ ਕਰ ਕੇ ਅਲੋਕਿਕ ਜਿਹੀ ਮਸਤੀ ਆ ਜਾਂਦੀ ਹੈ ਜੋ ਕਿ ਸਦਾ ਹੀ ਰਹਿੰਦੀ ਹੈ :

ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥  
ਆਨ ਰਸਾ ਸਭਿ ਹੋਢੇ ਰੇ ॥ਰਹਾਉ॥  
ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥  
ਹਰਿ ਰਸੁ ਸਧੂ ਹਾਣਟ ਸਮਾਇ ॥  
ਲਾਖ ਕਰੋਗੀ ਮਿਲੈ ਨ ਕੇਹ ॥  
ਜਿਸਹਿ ਪਰਾਪਤਿ ਤਿਸ ਹੀ ਦੇਹਿ ॥  
ਨਾਨਕ ਚਾਖਿ ਭਏ ਬਿਸਮਾਦੁ ॥  
ਨਾਨਕ ਗੁਰ ਤੇ ਆਇਆ ਸਾਦੁ ॥  
ਈਤ ਉਤ ਕਤ ਛੋਡਿ ਨ ਜਾਇ ॥  
ਨਾਨਕ ਗੀਧਾ ਹਰਿ ਰਸ ਮਾਹਿ ॥

(ਆਸਾ ਮਹਲਾ 4, ਪੰਨਾ 377)

ਇਹ ਹਰਿ-ਰਸ ਬਹੁਤ ਹੀ ਕੀਮਤੀ ਹੈ। ਇਸ ਦਾ ਮੁੱਲ ਆਖਿਆ ਹੀ ਨਹੀਂ ਜਾ ਸਕਦਾ। ਇਹ ਆਮ ਦੁਕਾਨ ਤੋਂ ਨਹੀਂ ਮਿਲਦਾ। ਇਸ ਰਸ ਦਾ ਕੋਈ ਗਾਹਕ ਬਣ ਕੇ ਆਵੇ ਤਾਂ ਗੁਰੂ ਸਾਹਿਬ ਜੀ ਪਾਸੋਂ ਹੀ ਪ੍ਰਾਪਤ ਕਰ ਸਕਦਾ ਹੈ। ਗੁਰੂ-ਹੋਟੀ ਨੇ ਹੀ ਇਸ ਰਸ ਨੂੰ ਸੰਭਾਲਿਆ ਹੋਇਆ ਹੈ। ਗੁਰਬਾਣੀ ਵਿੱਚੋਂ ਹੀ ਇਹ ਰਸ ਮਿਲਦਾ ਹੈ। ਅਗਰ ਕੋਈ ਲੱਖਾਂ ਕਰੋੜਾਂ ਰੁਪਏ ਖਰਚ ਕਰ ਕੇ ਇਸ ਰਸ ਨੂੰ ਪ੍ਰਾਪਤ ਕਰਨਾ

ਚਾਹੇ ਤਾਂ ਵੀ ਇਹ ਰਸ ਨਹੀਂ ਮਿਲ ਸਕਦਾ। ਸਿਰਫ਼ ਉਸ ਨੂੰ ਹੀ ਇਹ ਰਸ ਮਿਲਦਾ ਹੈ ਜਿਹੜਾ ਪ੍ਰੇਮ-ਰਸ ਵਿਚ ਪ੍ਰਭੂ-ਮਾਰਗ ਤੋਂ ਚੱਲੇ ਤੇ ਪ੍ਰਭੂ ਦੀ ਕਿਰਪਾ ਹੋ ਜਾਵੇ। ਫਿਰ ਗੁਰੂ-ਸ਼ਬਦ ਨਾਲ ਜੁੜ ਕੇ ਇਸ ਰਸ ਨੂੰ ਸਦੀਵੀ ਛਕਦਾ ਹੈ। ਕਦੀ ਵੀ ਦੁਬਾਰਾ ਇਸ ਆਤਮਕ ਰਸ ਤੋਂ ਵਿਛੋੜਾ ਨਹੀਂ ਹੁੰਦਾ:

ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਅਗਿ ॥  
ਕਰੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਅਗਿ ॥

(ਰਾਮਕਲੀ ਮ: ੩, ਅਨੰਦੁ, ਪੰਨਾ 921)

ਪਰ ਜਿੰਨੀ ਦੇਰ ਤਕ ਸੰਸਾਰਕ ਰਸਾਂ ਵਿਚ ਫਿਸਿਆ ਹੋਇਆ ਬੰਦਾ ਝੂਠੇ ਰਸਾਂ ਨੂੰ ਖਾ ਕੇ ਜੀਵਨ ਬਤੀਤ ਕਰ ਰਿਹਾ ਹੈ, ਉਤਨੀ ਦੇਰ ਸੱਚੇ ਰਸ ਤਕ ਨਹੀਂ ਪਹੁੰਚਿਆ ਜਾਂਦਾ। ਇਕ ਦਿਨ ਐਸਾ ਬੰਦਾ ਮੌਤ ਤਕ ਭਾਵੇਂ ਜਾ ਪਹੁੰਚਦਾ ਹੈ, ਪਰ ਝੂਠੇ ਰਸ ਛੱਡਣ ਨੂੰ ਤਿਆਰ ਨਹੀਂ। ਲੇਕਿਨ ਜੇਕਰ ਅੰਦਰ ਮੌਤ ਦਾ ਡਰ ਹੋਵੇਗਾ ਤਾਂ ਉਸ ਬੰਦਾ ਜ਼ਰੂਰ ਅੰਮ੍ਰਿਤ-ਰਸ ਪ੍ਰਾਪਤ ਕਰਨ ਦਾ ਜਤਨ ਕਰ ਸਕੇਗਾ।

ਇਕ ਉਦਾਹਰਣ ਹੈ—ਇਕ ਵਾਰੀ ਇਕ ਹਲਵਾਈ ਦੀ ਦੁਕਾਨ 'ਤੇ ਰਹਿਣ ਵਾਲਾ ਚੂਹਾ ਬਾਹਰ ਜੰਗਲ ਵਿਚ ਚਲਾ ਗਿਆ। ਅੱਗੋਂ ਜੰਗਲ ਦੇ ਇਕ ਚੂਹੇ ਨਾਲ ਉਸਦੀ ਮੁਲਾਕਾਤ ਹੋ ਗਈ। ਹਲਵਾਈ ਦੀ ਦੁਕਾਨ ਵਾਲਾ ਚੂਹਾ ਜੰਗਲ ਦੇ ਚੂਹੇ ਨੂੰ ਪੁੱਛਦਾ ਹੈ ਕਿ ਇਥੇ ਰਹਿ ਕੇ ਖਾਂਦਾ ਕੀ ਹੈ, ਮੈਨੂੰ ਭੁੱਖ ਲੱਗੀ ਹੈ, ਮੈਨੂੰ ਵੀ ਕੁਝ ਖਾਣ ਨੂੰ ਦੱਸ। ਜੰਗਲ ਦਾ ਚੂਹਾ ਦੱਸਣ ਲੱਗਾ ਕਿ ਇਹ ਘਾਹ ਦਾ ਬੂਟਾ ਹੈ, ਇਸ ਨੂੰ ਦੰਦਾਂ ਨਾਲ ਕੱਟ ਦੇ। ਘਾਹ ਨੂੰ ਕੁਤਰਨ 'ਤੇ ਜਿਹੜਾ ਪਾਣੀ ਨਿਕਲਦਾ ਹੈ, ਬੜਾ ਵਧੀਆ ਭੋਜਨ ਹੈ, ਹਰ ਵੇਲੇ ਹੀ ਇਹ ਭੋਜਨ ਇਥੇ ਮਿਲ ਜਾਂਦਾ ਹੈ। ਜੰਗਲ ਦੇ ਚੂਹੇ ਨੇ ਫਿਰ ਇਹ ਸਭ ਕੁਝ ਕਰ ਕੇ ਵਿਖਾਇਆ। ਜਦ ਹਲਵਾਈ ਵਾਲੇ ਚੂਹੇ ਨੇ ਵੀ ਘਾਹ ਕੱਟ ਕੇ ਘਾਹ ਦਾ ਪਾਣੀ ਮੂੰਹ ਵਿਚ ਪਾਇਆ ਤਾਂ ਬੜਾ ਹੀ ਫਿੱਕਾ ਜਿਹਾ ਸਵਾਦ ਆਇਆ ਤੇ ਕਹਿਣ ਲੱਗਾ ਕਿ ਇਹ ਤਾਂ ਬਹੁਤ ਹੀ ਬੇਸਵਾਦਾ ਹੈ। ਚੱਲ ਮੇਰੇ ਨਾਲ, ਮੈਂ ਤੈਨੂੰ ਆਪਣਾ ਭੋਜਨ ਖਵਾਂਦਾ ਹਾਂ। ਜਿੰਦਗੀ ਵਿਚ ਦੁਬਾਰਾ ਕਦੀ ਇਹ ਫਿੱਕਾ ਪਾਣੀ ਜਿਹਾ ਨਹੀਂ ਪੀਵੇਂਗਾ। ਇਹ ਪ੍ਰੇਰਨਾ ਦੇ ਕੇ ਉਹ ਜੰਗਲ ਦੇ ਚੂਹੇ ਨੂੰ ਆਪਣੇ ਨਾਲ ਲੈ ਆਇਆ। ਦੋਵੇਂ ਚੂਹੇ ਹਲਵਾਈ ਦੀ ਦੁਕਾਨ 'ਤੇ ਆ ਪਹੁੰਚੇ। ਮਠਿਆਈ ਦੇ ਛਿੱਗੇ ਟੁੱਕੜੇ ਦੋਹਾਂ ਨੇ ਖਾਧੇ, ਦੋਵਾਂ ਨੂੰ ਬੜਾ ਹੀ ਸਵਾਦ ਆਇਆ।

ਪਰ ਇਹ ਗੱਲ ਜ਼ਰੂਰ ਧਿਆਨ ਵਿਚ ਰੱਖ ਲੈਣੀ ਕਿ ਆਮ ਤੌਰ 'ਤੇ ਜਿਥੇ ਚੂਹੇ ਹੁੰਦੇ ਹਨ, ਉਥੇ ਤਕਰੀਬਨ ਬਿੱਲੀਆਂ ਵੀ ਜ਼ਰੂਰ ਹੁੰਦੀਆਂ ਹਨ। ਸੋ, ਹਲਵਾਈ ਦੀ ਦੁਕਾਨ ਵਿਚ ਬਿੱਲੀਆਂ ਦਾ ਹੋਣਾ ਤਾਂ ਸੁਭਾਵ ਹੀ ਹੈ। ਚਾਣਚੱਕ ਇਕ ਕੋਨੇ ਵਿਚ ਬੈਠੀ ਬਿੱਲੀ ਸਹਿਜ ਸੁਭਾਅ ਹੀ ਬੋਲੀ—“ਮਿਆਉ—ਮਿਆਉ!” ਜਦੋਂ ਬਿੱਲੀ ਨੇ ਮਿਆਉ ਕੀਤੀ ਤਾਂ ਜੰਗਲ ਦਾ ਚੂਹਾ ਤਾਂ ਜਿਉਂ ਦੌੜਿਆ ਕਿ ਖੁੱਡ ਵਿਚ ਜਾ ਵੜਿਆ। ਆਪਣੀ ਮੌਤ ਸਾਹਮਣੇ ਨਜ਼ਰ ਆ ਰਹੀ ਸੀ, ਉਸਦੇ ਦਿਲ ਦੀ ਯੜਕਣ ਬੜੀ ਤੇਜ਼ ਹੋ ਗਈ ਸੀ ਤੇ ਕਈ ਕੁਝ ਸੋਚ ਰਿਹਾ ਸੀ।

ਇਸਦੇ ਉਲੱਟ ਹਲਵਾਈ ਦੀ ਦੁਕਾਨ ਵਾਲਾ ਚੂਹਾ ਤਾਂ ਹਰ ਰੋਜ਼ ਦੀ ਮਿਆਉ—ਮਿਆਉ ਸੁਣ ਕੇ ਢੀਠ ਹੋ ਚੁੱਕਾ ਸੀ। ਉਸ ਅੰਦਰ ਕੋਈ ਡਰ ਨਹੀਂ ਸੀ। ਮਿਆਉ ਸੁਣ ਕੇ ਇਕ ਵਾਰੀ ਦੌੜਿਆ ਤਾਂ ਜ਼ਰੂਰ, ਪਰ ਝਟਪਟ ਫਿਰ ਬਾਹਰ ਆ ਨਿਕਲਿਆ ਤੇ ਮਠਿਆਈ ਖਾਣ ਲੱਗ ਪਿਆ। ਬੜੇ ਮਿੱਠੇ ਰਸ ਵਿਚ ਮਸਤ ਸੀ। ਜਦ ਕਾਫ਼ੀ ਦੇਰ ਤਕ ਦੂਜਾ ਸਾਬੀ ਖੁੱਡ ਵਿੱਚੋਂ ਬਾਹਰ ਨਾ ਨਿਕਲਿਆ ਤਾਂ ਹਲਵਾਈ ਵਾਲੇ ਚੂਹੇ ਨੇ ਫਿਰ ਪ੍ਰੇਰਨਾ ਦਿੱਤੀ ਕਿ ਕੋਈ ਡਰਨ ਵਾਲੀ ਗੱਲ ਨਹੀਂ ਹੈ, ਇਹ ਤਾਂ ਹਰ ਵੇਲੇ ਇਥੇ ਹੀ ਰਹਿੰਦੀ ਹੈ। ਤੂੰ ਬਾਹਰ ਨਿਕਲ ਕੇ ਮਿੱਠੀਆਂ ਚੀਜ਼ਾਂ ਦਾ ਰਸ ਮਾਣ। ਬੜੀ ਮੁਸ਼ਕਲ ਨਾਲ, ਡਰਦਾ ਡਰਦਾ ਉਹ ਫਿਰ ਬਾਹਰ ਨਿਕਲਿਆ। ਅਜੇ ਜ਼ਰਾ ਕੁ ਹੀ ਮਠਿਆਈ ਦਾ ਭੋਗ ਮੂੰਹ ਵਿਚ ਪਾਇਆ ਸੀ ਕਿ ਬਿੱਲੀ ਫਿਰ ਬੋਲ ਉਠੀ—ਮਿਆਉ। ਇਸ ਵਾਰੀ ਤਾਂ ਉਸ ਦੀ ਹਾਲਤ ਬਹੁਤ ਹੀ ਮਾੜੀ ਹੋ ਗਈ। ਉਸ ਨੇ ਪੱਕਾ ਫੈਸਲਾ ਕਰ ਲਿਆ ਕਿ ਇਥੇ ਨਹੀਂ ਰਹਿਣਾ। ਸਾਬੀ ਨੂੰ ਕਹਿਣ ਲੱਗਾ ਕਿ ਮੈਂ ਚੱਲਿਆ ਹਾਂ। ਇਥੋਂ ਦੀ ਮਠਿਆਈ ਦੇ ਰਸ ਨਾਲੋਂ ਘਾਹ ਦੇ ਪਾਣੀ ਦਾ ਰਸ ਬਹੁਤ ਵਧੀਆ ਹੈ। ਇਥੇ ਮਠਿਆਈ ਦੇ ਰਸ ਨਾਲ ਬਿੱਲੀ ਦੀ ਮਿਆਉ ਦਾ ਕੁ—ਰਸ ਬਹੁਤ ਭੈੜਾ ਹੈ। ਤੂੰ ਧੰਨ ਹੈਂ, ਤੂੰ ਜਿਹੜਾ ਬਿੱਲੀ ਦੀ ‘ਮਿਆਉ’ ਵਿਚ ਹੀ ਮਠਿਆਈ ਖਾ ਰਿਹਾ ਹੈ।

ਇਸੇ ਹੀ ਤਰ੍ਹਾਂ ਆਮ ਬੰਦਾ ਜਗਤ ਦੇ ਰਸ ਵਿਚ ਮਸਤ ਹੈ, ਇਹ ਨਹੀਂ ਪਤਾ ਕਿ ਭੋਗਾਂ ਦੇ ਰਸ ਵਿਚ ਮਸਤ ਹੋ ਕੇ ਮੇਰਾ ਬਚਣਾ ਕੁਝ ਨਹੀਂ। ਸਿਰ 'ਤੇ ਹਰ ਵੇਲੇ ਮੌਤ ਖੜੀ ਹੈ, ਪਰ ਬੰਦਾ ਖਾਣ-ਪੀਣ ਵਿਚ ਹੀ ਮਸਤ ਹੈ। ਮੁਖਵਾਕ ਹੈ:

ਮਿਰਝੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਖ ਭੁਖਨਾ ॥

(ਸਵਯੇ ਸ੍ਰੀ ਮੁਖਬਾਕੁ ਮਹਲਾ ੫, ਪੰਨਾ 1387)

ਗੁਰੂ ਸਾਹਿਬ ਜੀ ਦਾ ਫੁਰਮਾਨ ਹੈ :

ਬਿਖੈ ਬਨੁ ਫੀਕਾ ਤਿਆਗ ਰੀ ਸਖੀਏ ਨਾਮੁ ਮਹਾ ਰਸੁ ਪੀਓ ॥

ਬਿਨੁ ਰਸ ਚਾਖੈ ਭੁਡਿ ਗਾਈ ਸਗਲੀ ਸੁਖੀ ਨ ਹੋਵਤ ਜੀਓ ॥

(ਬਿਲਾਵਲੁ ਮ: ੫, ਪੰਨਾ 802)

ਜਦੋਂ ਮਲੁੱਖ ਸੰਸਾਰਕ ਰਸਾਂ ਵੱਲੋਂ ਉਪਰਾਮ ਹੋ ਕੇ ਪ੍ਰਭੂ-ਰਸ ਵਿਚ ਜੁੜੇ, ਬਾਰ ਬਾਰ ਸਿਮਰਨ ਲੇਰ ਕੇ ਇਹ ਰਸ ਹਿਰਦੇ ਵਿੱਚੋਂ ਹੀ ਪ੍ਰਗਟ ਕਰੇ, ਤਾਂ ਹੀ ਇਸ ਉੱਤਮ ਰਸ ਦੁਆਰਾ ਪਰਮ ਆਨੰਦ ਦੀ ਪ੍ਰਾਪਤੀ ਕਰ ਸਕਦਾ ਹੈ। ਗੁਰੂ ਸਾਹਿਬ ਜੀ ਐਸੇ ਆਤਮਕ ਰਸੀਏ ਦੀ ਅਵਸਥਾ ਦਾ ਜਿਕਰ ਕਰਦੇ ਹਨ :

ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥

ਨਾਲਖ ਧਨਿ ਧਨਿ ਜਨ ਆਏ ਤੇ ਪਰਵਾਣੁ ॥

(ਗਊੜੀ ਬਾਵਨ ਅਖਰੀ ਮਹਲਾ ੫, ਪੰਨਾ 252)

ਐਸੇ ਆਤਮ ਰਸ ਨੂੰ ਮਾਣਨ ਵਾਲਾ ਪੂਰਨ ਤੌਰ 'ਤੇ ਜਾਣ ਲੈਂਦਾ ਹੈ ਕਿ ਬਾਕੀ ਸਰੀਰ ਦੇ ਸਭ ਰਸ ਘਟੀਆ ਰਸ ਹਨ। ਸਭ ਤੋਂ ਉੱਤਮ ਰਸੇ ਹੈ—ਪਰਮਾਤਮਾ ਨਾਲ

ਇਕ-ਮਿਕਤਾ ਦਾ ਰਸ; ਉੱਤਮ ਰਸ ਹੈ—ਸਦੀਵੀ ਹਿਰਦੇ ਵਿਚ ਪਰਮਾਤਮਾ ਦਾ  
ਅਨੁਭਵ; ਉੱਤਮ ਰਸ ਹੈ—ਰਾਮ-ਰਸ :

ਰਾਮੁ ਰਮੈ ਸੋਈ ਰਾਮਾਣਾ ॥ ਜਲਿ ਬਲਿ ਮਹੀਅਲਿ ਏਕੁ ਸਮਾਣਾ ॥

(ਗਊੜੀ ਮ: ੫, ਪੰਨਾ 194)

ਇਸ ਰਸ ਤਕ ਪਹੁੰਚਿਆ ਹੋਇਆ ਤਾਂ ਰਸ ਮਾਣਦਾ ਹੈ ਪਰ ਇਸ ਰਸ ਨੂੰ  
ਪ੍ਰਾਪਤ ਕਰਨ ਦੀ ਇੱਛਾ ਵਾਲਾ ਪੁੱਛਦਾ ਹੈ, ਕਿ ਇਹ ਰਸ ਕਿਵੇਂ ਮਿਲਦਾ ਹੈ :

ਕਾਇਆ ਨਗਰ ਮਹਿ ਰਾਮ ਰਸੁ ਉਤਮੁ,  
ਕਿਉ ਪਾਈਐ ਉਪਦੇਸੁ ਜਨ ਕਰਹੁ ॥

(ਬਿਲਾਵਲੁ ਮ: ੮, ਪੰਨਾ 800)

ਤਾਂ ਜਵਾਬ ਮਿਲਦਾ ਹੈ :

ਸਤਿਗੁਰੁ ਸੇਵਿ ਸਫਲ ਰਹਿ ਦਰਸਨੁ,  
ਮਿਲਿ ਅੰਮ੍ਰਿਤੁ ਰਹਿ ਰਸੁ ਪੀਅਹੁ ॥

(ਬਿਲਾਵਲੁ ਮ: ੮, ਪੰਨਾ 800)

ਸਤਿਗੁਰੂ ਨਾਲ ਸੰਬੰਧ ਬਣਾ ਕੇ ਸੇਵਾ ਕਰਦਿਆਂ, ਪ੍ਰਭੂ-ਅਨੁਭਵ ਰਾਹੀਂ ਹੀ  
ਅੰਮ੍ਰਿਤ ਹਰਿ-ਰਸ ਪੀਣਾ ਚਾਹੀਦਾ ਹੈ।

ਅਖੀਰ ਇਸ ਮਾਰਗ 'ਤੇ ਚੱਲਦਾ ਚੱਲਦਾ ਇਕ ਦਿਨ ਉੱਤਮ ਰਸ ਤਕ ਜਾ  
ਪੁੱਜਦਾ ਹੈ।

ਫਿਰ ਜਾਣ ਲੈਂਦਾ ਹੈ ਕਿ ਰਾਮ-ਰਸ ਕੀ ਹੈ?  
ਅਨ ਰਸ ਕੀ ਹੈ?

ਪ੍ਰਭੂ-ਮਿਲਾਪ ਦਾ ਆਨੰਦ ਹੀ ਰਾਮ-ਰਸ ਹੈ, ਅਤੇ ਪਰਮਾਤਮਾ ਨਾਲੋਂ ਵਿਛੜ  
ਕੇ ਜੋ ਵੀ ਰਸ ਪ੍ਰਾਪਤ ਕੀਤਾ ਜਾਂਦਾ ਹੈ, ਉਹ ਅਨ ਰਸ ਹੈ।

## ਕੱਚ ਤੇ ਕੰਚਨ

ਕੱਚ ਦੀ ਕੋਈ ਚੀਜ਼ ਬਣੀ ਹੋਵੇ, ਬਹੁਤੀ ਦੇਰ ਤਕ ਨਹੀਂ ਚੱਲਦੀ। ਕੱਚ ਸ਼ਬਦ  
ਆਪਣਾ ਅਰਥ ਆਪ ਹੀ ਹੈ। ਜਿਵੇਂ ਆਖ ਦਿੱਤਾ ਜਾਂਦਾ ਹੈ ਕਿ ਇਹ ਪਦਾਰਥ  
ਬੜਾ ਕੱਚਾ ਹੈ। ਤਿਵੇਂ ਹੀ ਕੱਚ ਦੇ ਅਰਥ ਹਨ—ਕੱਚਾ, ਝਟਪਟ ਟੁੱਟ ਜਾਣ ਵਾਲਾ।  
ਜੋ ਵੀ ਝਟਪਟ ਟੁੱਟ ਜਾਏ, ਉਹ ਕੱਚ ਹੀ ਹੈ। ਕੱਚ ਦਾ ਅਰਥ ਸਿਰਫ਼ ਇਤਨਾ ਹੀ  
ਨਹੀਂ ਕਿ ਕੱਚ ਦੇ ਗਲਾਸ, ਕੱਚ ਦੇ ਸ਼ੀਸੇ ਆਦਿਕ ਜਾਂ ਕੋਈ ਹੋਰ ਚੀਜ਼ ਜੋ ਕੱਚ  
ਤੋਂ ਬਣੀ ਹੋਵੇ, ਬਲਕਿ ਕੱਚ ਦਾ ਅਰਥ ਹੈ ਜੋ ਚੀਜ਼ ਬਹੁਤੀ ਦੇਰ ਤਕ ਨਹੀਂ ਚੱਲ  
ਸਕਦੀ, ਉਹ ਕੱਚ ਹੀ ਹੈ। ਕਈ ਕਿਸਮ ਦੇ ਕੱਚ ਹਨ। ਪਰ ਕੱਚ, ਕੱਚ ਵਿਚ ਫਰਕ  
ਜ਼ਰੂਰ ਹੈ, ਕੋਈ ਕੱਚ ਜਲਦੀ ਟੁੱਟਦਾ ਹੈ, ਕੋਈ ਕੱਚ ਕੁਝ ਸਮਾਂ ਪਾ ਕੇ ਟੁੱਟ ਜਾਂਦਾ  
ਹੈ। ਜਦੋਂ ਕਿਤੇ ਗੁਰਬਾਣੀ ਦੀ ਰੌਸ਼ਨੀ ਵਿਚ ਦੇਖਿਆ ਜਾਵੇ ਤਾਂ ਦੁਨੀਆ ਦੀ ਹਰ  
ਚੀਜ਼ ਹੀ ਕੱਚ ਹੈ। ਜਿਵੇਂ ਕਿ ਜਿਹੜਾ ਰੰਗ ਬਹੁਤੀ ਦੇਰ ਤਕ ਨਹੀਂ ਰਹਿੰਦਾ, ਉਸ  
ਰੰਗ ਨੂੰ ਕੱਚਾ ਰੰਗ ਆਖਿਆ ਜਾਂਦਾ ਹੈ। ਕਈ ਰੰਗ ਤਾਂ ਕੱਚੇ ਰੰਗ ਹੁੰਦੇ ਹਨ ਤੇ  
ਕਈ ਪੱਕੇ ਰੰਗ ਹੁੰਦੇ ਹਨ। ਪਰ ਪੱਕਾ ਰੰਗ ਵੀ ਇਕ ਦਿਨ ਆਪਣੀ ਹੋਂਦ ਮਿਟਾ  
ਬੈਠਦਾ ਹੈ, ਅਤੇ ਜੋ ਸਦੀਵੀ ਨਹੀਂ ਰਹਿੰਦਾ, ਉਹ ਰੰਗ ਕੱਚਾ ਹੀ ਹੈ। ਜਿਵੇਂ ਕਿ ਕਸੁੰਭ  
ਢੁੱਲ ਦਾ ਰੰਗ ਭਾਵੇਂ ਦੇਖਣ ਨੂੰ ਸੋਹਣਾ ਲੱਗਦਾ ਹੈ ਪਰ ਕੱਚਾ ਹੁੰਦਾ ਹੈ। ਗੁਰੂ ਜੀ  
ਨੇ ਸਾਰੇ ਸੰਸਾਰ ਨੂੰ ਹੀ ਕਸੁੰਭ ਦਾ ਰੰਗ ਕਿਹਾ ਹੈ :

ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਓ ॥

(ਗੁਰੀ ਮ: ੧, ਪੰਨਾ 751)

ਪੁਰਾਣੇ ਸਮਿਆਂ ਵਿਚ ਜਿਹੜੇ ਘਰ ਬਣਾਏ ਜਾਂਦੇ ਸਨ, ਉਹਨਾਂ ਨੂੰ ਕੋਈ ਵੀ  
'ਕੱਚੇ ਮਕਾਨ' ਦੇ ਸ਼ਬਦ ਨਾਲ ਜਾਣ ਸਕਦਾ ਹੈ। ਕਿਉਂਕਿ ਕੱਚੇ ਮਕਾਨ ਜ਼ਿਆਦਾ  
ਬਾਰਿਸ਼ ਹੋਣ ਨਾਲ ਕਦੀ ਵੀ ਡਿੱਗ ਸਕਦੇ ਹਨ। ਪਰ ਇਹ ਜੋ ਅੱਜ ਕੱਲ ਪੱਕੇ ਮਕਾਨ  
ਕਰਕੇ ਜਾਣੇ ਜਾਂਦੇ ਹਨ, ਇਹ ਵੀ ਤਾਂ ਕੱਚੇ ਹੀ ਹਨ। ਅਕਸਰ ਤਾਂ ਪੁਰਾਣੇ ਹੋ ਕੇ  
ਇਹ ਵੀ ਢਹਿ ਜਾਂਦੇ ਹਨ। ਇਤਨਾ ਫਰਕ ਜ਼ਰੂਰ ਹੈ ਕਿ ਕੱਚੇ ਮਕਾਨਾਂ ਨਾਲੋਂ ਪੱਕੇ  
ਮਕਾਨਾਂ ਦੀ ਮਿਆਦ ਜ਼ਿਆਦਾ ਹੁੰਦੀ ਹੈ।

ਤਿਵੇਂ ਹੀ ਕੋਈ ਕੱਚਾ ਸੂਤ, ਕੋਈ ਪੱਕਾ ਸੂਤ। ਕੱਚਾ ਸੂਤ ਝਟਪਟ ਟੁੱਟ ਜਾਂਦਾ  
ਹੈ, ਪੱਕਾ ਕੁਝ ਸਮਾਂ ਪਾ ਕੇ ਟੁੱਟਦਾ ਹੈ। ਕੱਚੇ ਸੂਤ ਦਾ ਕੱਪੜਾ ਜਲਦੀ ਪਾਟ ਜਾਂਦਾ  
ਹੈ, ਪੱਕੇ ਸੂਤ ਦਾ ਕੱਪੜਾ ਕੁਝ ਜ਼ਿਆਦਾ ਸਮਾਂ ਕੱਢ ਕੇ ਫੁੱਟਦਾ ਹੈ। ਫਟ ਸਭ ਹੀ  
ਜਾਂਦੇ ਹਨ।

ਜਿਵੇਂ ਕੱਚ ਤੋਂ ਗਲਾਸ ਆਦਿਕ ਕੁਝ ਵੀ ਬਣਿਆ ਹੋਵੇ ਤਾਂ ਬਹੁਤਾ ਕੀਮਤੀ ਨਹੀਂ ਹੁੰਦਾ। ਫਿਰ ਵੀ ਕੁਝ ਕੁ ਕੀਮਤ ਤਾਂ ਜ਼ਰੂਰ ਹੁੰਦੀ ਹੈ, ਪਰ ਉਸ ਕੀਮਤ ਉਤਨੀ ਦੇਰ ਤਕ ਹੀ ਹੁੰਦੀ ਹੈ ਜਿਤਨੀ ਦੇਰ ਤਕ ਕੱਚ ਦੀ ਕੋਈ ਬਣਤਰ ਹੈ, ਲੇਕਿਨ ਜਦੋਂ ਕੱਚ ਦੀ ਬਣੀ ਚੀਜ਼ ਟੁੱਟ ਜਾਵੇ ਤਾਂ ਉਸ ਦੀ ਕੋਈ ਕੀਮਤ ਨਹੀਂ ਰਹਿ ਜਾਂਦੀ ਅਤੇ ਉਸ ਦੀ ਕਦਰ ਵੀ ਨਹੀਂ ਰਹਿ ਜਾਂਦੀ। ਜਿਸ ਸੀਸੇ ਨੂੰ ਸੰਭਾਲ ਸੰਭਾਲ ਕੇ ਰੱਖਿਆ ਜਾਂਦਾ ਹੈ, ਜਦੋਂ ਟੁੱਟ ਕੇ ਚਕਨਾਚੂਰ ਹੋ ਜਾਵੇ ਤਾਂ ਘਰੋਂ ਉਠਾ ਕੇ ਬਾਹਰ ਸੁੱਟ ਦਿੱਤਾ ਜਾਂਦਾ ਹੈ, ਫਿਰ ਨਾ ਉਸ ਦੀ ਕੀਮਤ ਹੈ, ਨਾ ਹੀ ਕਦਰ ਹੈ।

ਹੁ-ਬ-ਹੁ ਇਸ ਸਰੀਰ ਤੋਂ ਲੈ ਕੇ ਤਮਾਮ ਜਗਤ ਦੀਆਂ ਚੀਜ਼ਾਂ ਕੱਚ ਹੀ ਹਨ। ਪਤਾ ਨਹੀਂ ਕਦੋਂ ਇਨ੍ਹਾਂ ਨੇ ਟੁੱਟ ਜਾਣਾ ਹੈ। ਇਵੇਂ ਹੀ ਮਨੁੱਖੀ ਤਨ ਹੈ, ਇਸ ਦਾ ਇਕ ਇਕ ਅੰਗ ਬਹੁਤ ਕੀਮਤੀ ਹੈ, ਪਰ ਜਦ ਸਵਾਸ ਨਿਕਲ ਗਏ, ਇਹ ਤਨ ਦਾ ਭਾਂਡਾ ਟੁੱਟ ਗਿਆ ਤਾਂ ਇਸ ਦੀ ਕੋਈ ਕੀਮਤ ਨਹੀਂ, ਫਿਰ ਇਸ ਦੀ ਕੋਈ ਕਦਰ ਨਹੀਂ ਰਹਿ ਜਾਂਦੀ। ਭਾਵੇਂ ਇਹ ਪਤਾ ਹੈ ਕਿ ਇਸ ਸਰੀਰ ਰੂਪੀ ਭਾਂਡੇ ਦਾ ਕੋਈ ਵਿਸ਼ਵਾਸ ਨਹੀਂ ਹੈ:

ਕਹਾ ਬਿਸ਼ਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ॥

(ਸਾਰੰਗ ਕਬੀਰ ਜੀ, ਪੰਨਾ 1253)

ਪਰ ਫਿਰ ਵੀ ਬੰਦਾ ਸਾਰੀ ਉਮਰ ਕੱਚ ਨਾਲ ਹੀ ਜੁੜਿਆ ਰਹਿੰਦਾ ਹੈ। ਕੱਚ ਦਾ ਹੀ ਵਪਾਰੀ ਬਣਿਆ ਹੋਇਆ ਹੈ। ਕੱਚ ਨਾਲ ਪਿਆਰ ਹੈ, ਸੱਚ ਨਾਲ ਕੋਈ ਪਿਆਰ ਨਹੀਂ ਹੈ। ਫਿਰ ਵੀ ਇਕ ਗੱਲ ਜ਼ਰੂਰ ਹੈ ਕਿ ਜਦੋਂ ਕੱਚ ਦਾ ਗਿਆਨ ਹੋ ਜਾਵੇ, ਪਤਾ ਲੱਗ ਜਾਵੇ ਕਿ ਇਹ ਚੀਜ਼ ਕੱਚੀ ਹੈ, ਫਿਰ ਉਸ ਨਾਲ ਬਹੁਤੀ ਪ੍ਰੀਤ ਨਹੀਂ ਰਹਿੰਦੀ। ਇਵੇਂ ਹੀ ਜਦੋਂ ਇਤਨਾ ਬੋਧ ਹੋ ਜਾਵੇ ਕਿ ਇਹ ਸਰੀਰ ਵੀ ਕੱਚ ਦੀ ਤਰ੍ਹਾਂ ਹੀ ਹੈ ਤਾਂ ਇਸ ਸਰੀਰ ਨਾਲ ਵੀ ਮੌਹ ਨਹੀਂ ਰਹਿ ਜਾਂਦਾ। ਫਿਰ ਤਾਂ ਇਸ ਦੇਹ ਨਾਲ ਹੋਰ ਝੂਠੇ ਧੰਧਿਆਂ ਵਿਚ ਵੀ ਨਹੀਂ ਫਸਦਾ।

ਗੁਰੂ ਸਾਹਿਬ ਜੀ ਦਾ ਉਪਦੇਸ਼ ਹੈ:

ਕਾਚੀ ਦੇਹਾ ਵਿਣਸਣੀ ਕੁਝ ਕਮਵੈ ਧੰਧੁ ਜੀਉ॥

ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ॥

(ਸੂਹੀ ਮ: ੫, ਪੰਨਾ 760)

ਇਕ ਨਾਮ-ਰਸੀਏ ਮਹਾਂਪੁਰਖਾਂ ਦੇ ਪਾਸ ਇਕ ਬੰਦਾ ਆਇਆ। ਕਹਿਣ ਲੱਗਾ ਕਿ ਮਹਾਰਾਜ ਕੋਈ ਸੇਵਾ ਦੱਸੋ। ਮਹਾਂਪੁਰਖਾਂ ਨੂੰ ਬੜੀ ਪਿਆਸ ਲੱਗੀ ਹੋਈ ਸੀ, ਕਹਿਣ ਲੱਗੇ ਕਿ ਅੰਦਰੋਂ ਘੜੇ ਵਿੱਚੋਂ ਪਾਣੀ ਲਿਆ ਕੇ ਪਿਲਾ ਦੇ। ਬੰਦਾ ਬੜੀ ਜਲਦੀ-ਜਲਦੀ ਅੰਦਰ ਜਾ ਕੇ ਗਲਾਸ ਵਿਚ ਪਾਣੀ ਭਰ ਲਿਆਇਆ। ਜਦੋਂ ਮਹਾਂਪੁਰਖਾਂ ਨੂੰ ਗਲਾਸ ਫੜਾਉਣ ਲੱਗਾ ਤਾਂ ਗਲਾਸ ਹੱਥੋਂ ਛੁਟ ਗਿਆ ਤੇ ਥੱਲੇ ਫਿੱਗਦੇ ਸਾਰ ਹੀ ਟੁੱਟ ਗਿਆ। ਗਲਾਸ ਟੁੱਟਣ ਕਰਕੇ ਬੰਦਾ ਸੋਚਣ ਦੀ ਲੋੜ ਨਹੀਂ, ਗਲਾਸ

ਤਾਂ ਹੋਰ ਬਹੁਤ ਹਨ, ਪਰ ਇਸ ਸਰੀਰ ਰੂਪੀ ਕੱਚੇ ਗਲਾਸ ਦਾ ਟੁੱਟਣ ਤੋਂ ਪਹਿਲਾਂ ਕੁਝ ਸੋਚ-ਵਿਚਾਰ ਜ਼ਰੂਰ ਕਰ ਲੈ। ਕੱਚ ਦੇ ਗਲਾਸ ਟੁੱਟਣ ਦੀ ਸੋਚ ਨਾਲ ਕੁਝ ਨਹੀਂ ਹੈਣਾ, ਤੇ ਜਦੋਂ ਸਰੀਰ ਰੂਪੀ ਭਾਂਡਾ ਟੁੱਟ ਗਿਆ, ਉਦੋਂ ਵੀ ਸੋਚਣ ਨਾਲ, ਸਿਵਾਏ ਪਸਚਾਤਾਪ ਦੇ, ਕੁਝ ਹੱਥ ਨਹੀਂ ਆਉਣਾ। ਹੁਣ ਤਾਂ ਸਮਾਂ ਹੈ ਕਿ ਸਿਮਰਨ ਕਰ ਕੇ ਪਰਮਾਤਮਾ ਨਾਲ ਜੁੜ ਸਕੀਏ :

ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ॥

ਫਿਰਿ ਪਾਛੈ ਪਛਤਾਚੁਗੇ ਪ੍ਰਨ ਜਾਰਿਗੇ ਛੂਟਿ॥

(ਸਲੋਕ ਕਬੀਰ ਜੀ, ਪੰਨਾ 1366)

ਜਦੋਂ ਮਨੁੱਖ ਦੇ ਅੰਦਰ ਵੈਰਾਗ ਪੈਦਾ ਹੁੰਦਾ ਹੈ ਕਿ ਪਤਾ ਨਹੀਂ ਕਦੋਂ ਮੌਤ ਆ ਜਾਣੀ ਹੈ, ਹਰ ਸਮੇਂ ਸਾਹਮਣੇ ਮੌਤ ਦਾ ਭੈ ਬਣਿਆ ਰਹੇ ਤਾਂ ਬੰਦਾ ਕਦੀ ਵੀ ਗਲਤ ਰਸਤੇ 'ਤੇ ਨਹੀਂ ਚੱਲਦਾ। ਫਿਰ ਤਾਂ ਹੋਰ ਕਿਸੇ ਵੀ ਪਦਾਰਥ ਨਾਲ ਜਾਂ ਰਿਸ਼ਤੇਦਾਰੀਆਂ ਵਿਚ ਮੋਹ-ਮਮਤਾ ਨਹੀਂ ਰਹਿ ਜਾਂਦੀ। ਜਿਥੇ ਸਰੀਰ ਹੀ ਨਹੀਂ ਰਹਿਣਾ, ਉਥੇ ਹੋਰ ਕਿਸ ਨਾਲ ਮੋਹ ਕਰਕੇ ਫਸਣਾ ਹੋਇਆ :

ਮੋਹੁ ਕੁਟੰਬੁ ਮੋਹੁ ਸਭ ਕਾਰ॥ ਮੋਹੁ ਤੁਮੁ ਤਜਹੁ ਸਗਲ ਵੇਕਾਰ॥

ਮੋਹੁ ਅਭੁ ਭਰਮੁ ਤਜਹੁ ਤੁਮੁ ਬੀਰ॥ ਸਾਚੁ ਨਾਮੁ ਰਿਦੇ ਰਵੈ ਸਰੀਰ॥

(ਆਸਾ ਮ: ੧, ਪੰਨਾ 356)

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿਆਲਕੋਟ ਵਿਖੇ ਮਰਦਾਨੇ ਨੂੰ ਦੋ ਪੈਸੇ ਦਿੱਤੇ ਤੇ ਕਿਹਾ ਕਿ ਜਾਹ ਸ਼ਹਿਰੋਂ ਜਾ ਕੇ ਦੋ ਪੈਸੇ ਦੇ ਦੋ ਸੌਦੇ ਖਰੀਦ ਕੇ ਲਿਆ। ਮਰਦਾਨੇ ਨੇ ਪੁੱਛਿਆ ਕਿ ਮਹਾਰਾਜ, ਦੱਸੋ ਕਿਹੜੇ ਕਿਹੜੇ ਸੌਦੇ ਲਿਆਉਣੇ ਹਨ ? ਗੁਰੂ ਸਾਹਿਬ ਜੀ ਨੇ ਕਿਹਾ ਕਿ ਇਕ ਪੈਸੇ ਦਾ ਸੱਚ ਤੇ ਇਕ ਪੈਸੇ ਦਾ ਝੂਠ ਖਰੀਦ ਕੇ ਲੈ ਆ। ਮਰਦਾਨਾ ਬੜਾ ਹੈਰਾਨ ਸੀ ਕਿ ਸੱਚ ਤੇ ਝੂਠ ਬਾਜ਼ਾਰਾਂ ਮਿਲ ਜਾਂਦੇ ਹਨ ! ਫਿਰ ਵੀ ਗੁਰੂ ਜੀ ਦਾ ਹੁਕਮ ਮੰਨ ਕੇ ਤੁਰ ਪਿਆ। ਦੁਕਾਨ ਦੁਕਾਨ ਜਾ ਕੇ ਸੱਚ ਝੂਠ ਮੰਗਦਾ ਫਿਰੇ, ਪਰ ਇਹ ਸੌਦਾ ਕੈਣ ਦੇਵੇ। ਅਖੀਰ ਇਕ ਦੁਕਾਨ 'ਤੇ ਆ ਕੇ ਜਦ ਮਰਦਾਨੇ ਨੇ ਦੁਕਾਨ ਵਾਲੇ ਤੋਂ ਸੱਚ ਝੂਠ ਮੰਗੇ ਤਾਂ ਅੱਗੋਂ ਦੁਕਾਨ ਵਾਲਾ ਮੂਲਾ ਕਹਿਣ ਲੱਗਾ ਕਿ ਇਹ ਸੌਦਾ ਖਰੀਦਣ ਆਇਆ ਹੈਂ ਜਾਂ ਤੈਨੂੰ ਕਿਸੇ ਭੇਜਿਆ ਹੈ ? ਮਰਦਾਨੇ ਨੇ ਕਿਹਾ ਕਿ ਮੇਰਾ ਗੁਰੂ ਸ਼ਹਿਰ ਤੋਂ ਬਾਹਰ ਬੈਠਾ ਹੋਇਆ ਹੈ, ਉਸ ਨੇ ਮੈਨੂੰ ਇਹ ਸੌਦਾ ਖਰੀਦਣ ਲਈ ਭੇਜਿਆ ਹੈ। ਮੂਲੇ ਨੇ ਦੋ ਪੈਸੇ ਮਰਦਾਨੇ ਤੋਂ ਲੈ ਲਏ ਤੇ ਕਾਗਜ਼ 'ਤੇ ਲਿਖ ਦਿੱਤਾ ਕਿ 'ਸੱਚ' ਹੈ ਮਰਨਾ ਤੇ 'ਝੂਠ' ਹੈ ਜੀਣਾ। ਮਰਦਾਨਾ ਗੁਰੂ ਜੀ ਪਾਸ ਉਹ ਕਾਗਜ਼ ਲੈ ਆਇਆ। ਗੁਰੂ ਸਾਹਿਬ ਜੀ ਇਹ ਕਾਗਜ਼ ਪੜ੍ਹ ਕੇ ਹੱਸ ਪਏ। ਇਤਨੇ ਚਿਰ ਨੂੰ ਮੂਲਾ ਵੀ ਦਰਸ਼ਨ ਕਰਨ ਨੂੰ ਆ ਪੁੱਜਾ। ਗੁਰੂ ਸਾਹਿਬ ਜੀ ਨੇ ਪੁੱਛ ਲਿਆ ਕਿ ਮੂਲਿਆ, ਜੋ ਤੂੰ ਕਾਗਜ਼ 'ਤੇ ਲਿਖਿਆ ਹੈ, ਇਹ ਦਿਲ 'ਤੇ ਵੀ ਲਿਖਿਆ ਹੈ ਜਾਂ ਸਿਰਫ਼ ਕਾਗਜ਼ 'ਤੇ ਹੀ ਲਿਖਣਾ ਜਾਣਦਾ ਹੈਂ ? ਮੂਲੇ ਨੇ ਆਖ ਦਿੱਤਾ ਸੀ ਕਿ ਮਹਾਰਾਜ, ਅਜੇ ਦਿਲ 'ਤੇ ਨਹੀਂ ਲਿਖ ਸਕੀਆ। ਸੋ ਕਈ ਵਾਰੀ

ਬੰਦਾ ਬਾਹੋਂ ਆਖ ਛੱਡਦਾ ਹੈ ਕਿ ਮਰਨਾ ਸੱਚ ਹੈ, ਪਰ ਅੰਦਰ ਜੀਵਣਾ ਸੱਚ ਜਾਪਦਾ ਰਹਿੰਦਾ ਹੈ। ਗੁਰੂ ਸਾਹਿਬ ਜੀ ਦੇ ਬਚਨ ਸੁਣ ਕੇ ਮੂਲਾ ਅੰਦਰੋਂ ਵੈਰਾਗ ਵਿਚ ਆ ਗਿਆ। ਦੁਕਾਨ ਛੱਡ ਦਿੱਤੀ। ਗੁਰੂ ਸਾਹਿਬ ਜੀ ਨਾਲ ਹੀ ਕੁਝ ਸਮਾਂ ਲੰਘਾ ਦਿੱਤਾ। ਹਣ ਗੁਰੂ ਸਾਹਿਬ ਜੀ ਨੇ ਇਸ ਨੂੰ ਸਮਝ ਕੇ ਵਾਪਸ ਘਰ ਭੇਜ ਦਿੱਤਾ ਤੇ ਕਿਹਾ—ਹੱਟੀ ਕਰ, ਪਰਿਵਾਰ ਵਿਚ ਰਹਿ, ਪਰ ਇਸ ਵਿਗਾਗ ਬਿਰਤੀ ਦਾ ਅਭਿਆਸ ਜ਼ਰੂਰ ਕਰਦਾ ਰਹੀਂ, ਅੰਦਰੋਂ ਮੋਹ ਵਿਚ ਨਾ ਫਸ ਜਾਵੀਂ। ਪਰ ਮੂਲੇ ਨੇ ਪਰਿਵਾਰ ਤੇ ਦੁਕਾਨ ਵਿਚ ਇਤਨਾ ਮੋਹ ਪਾ ਲਿਆ ਕਿ ਮਰਨਾ ਝੂਠ ਸਮਝ ਬੈਠਾ।

ਗੁਰੂ ਸਾਹਿਬ ਜੀ ਜਦੋਂ ਦੁਬਾਰਾ ਸਿਆਲਕੋਟ ਆਏ, ਮਰਦਾਨੇ ਨੂੰ ਭੇਜਿਆ ਕਿ ਜਾਹ ਮੂਲੇ ਨੂੰ ਸੱਦ ਲਿਆ। ਅੱਗੋਂ ਘਰ ਵਾਲੀ ਨੇ ਮੂਲੇ ਨੂੰ ਅੰਦਰ ਛੁਪਾ ਦਿੱਤਾ ਤੇ ਮਰਦਾਨੇ ਨੂੰ ਕਿਹਾ ਕਿ ਮੂਲਾ ਘਰ ਨਹੀਂ ਹੈ। ਕਿਉਂਕਿ ਘਰ ਵਾਲੀ ਨੇ ਸੌਚਿਆ ਕਿ ਸ਼ਾਇਦ ਫਿਰ ਮੂਲੇ ਨੂੰ ਨਾਲ ਲੈ ਜਾਣ ਲਈ ਇਹ ਛਕੀਰ ਆਏ ਹਨ। ਮਰਦਾਨਾ ਵਾਪਸ ਆ ਗਿਆ, ਸਤਿਗੁਰਾਂ ਨੂੰ ਆ ਦੱਸਿਆ। ਇਸ ਦਰਮਿਆਨ ਓਧਰ ਮੂਲੇ ਨੂੰ ਸੱਪ ਲੜ ਗਿਆ ਤੇ ਉਹ ਮਰ ਗਿਆ। ਗੁਰੂ ਸਾਹਿਬ ਜੀ ਨੇ ਉਸ ਸਮੇਂ ਸਲੋਕ ਉਚਾਰਿਆ :

ਨਾਲਿ ਕਿਰਾੜਾ ਦੋਸਤੀ ਕੁੜੈ ਕੁੜੀ ਪਾਇ ॥  
ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਬਾਇ ॥

(ਸਲੋਕ ਵਾਰਾਂ ਤੇ ਵਧੀਕ, ਮਹਲਾ ੧, ਪੰਨਾ 1412)

ਸੋ ਇਸ ਮੌਤ ਦਾ ਕੀ ਭਰੋਸਾ ਹੈ ਕਿ ਕਿਹੜੀ ਜਗਾ ਆ ਜਾਣੀ ਹੈ, ਕਦੋਂ ਆ ਜਾਣੀ ਹੈ ਤੇ ਕਿਸ ਚੀਜ਼ ਨਾਲ ਮਰ ਜਾਣਾ ਹੈ। ਭਾਵੇਂ ਮਰਨ ਲਈ ਤਿੰਨ ਚੀਜ਼ਾਂ ਇਕੱਠੀਆਂ ਹੋਣੀਆਂ ਜ਼ਰੂਰੀ ਹੁੰਦੀਆਂ ਹਨ—ਦੇਸ, ਕਾਲ ਤੇ ਵਸਤੂ। ਪਰ ਇਹਨਾਂ ਚੀਜ਼ਾਂ ਨੂੰ ਇਕੱਠਿਆਂ ਹੁੰਦਿਆਂ ਦੇਰ ਨਹੀਂ ਲੱਗਦੀ। ਜਦੋਂ ਕਿਸੇ ਦੀ ਮੌਤ ਆਉਂਦੀ ਹੈ, ਤਾਂ ਫਿਰ ਉਸ ਜਗਾ 'ਤੇ ਸਮਾਂ ਤੇ ਕੋਈ ਬਹਾਨਾ ਆ ਹੀ ਬਣਦਾ ਹੈ। ਮਰ ਤਾਂ ਇਕ ਦਿਨ ਜਾਣਾ ਹੀ ਹੈ, ਪਰ ਮਰਨ ਤੋਂ ਪਹਿਲਾਂ ਕਿਉਂ ਨਾ ਜੀਵਣ ਦੀ ਜਾਚ ਸਿੱਖ ਲਈ ਜਾਵੇ। ਭਾਈ ਗੁਰਦਾਸ ਜੀ ਦਾ ਕਥਨ ਹੈ :

ਘਰੀ ਘਰੀ ਟੇਰਿ ਘਰੀਆਰ ਸੁਨਾਇ ਸੰਦੇਸੋ,  
ਪਹਿਰ ਪਹਿਰ ਪੁਨਿ ਸੁਨਿ ਸਮਝਾਇ ਹੈ ॥  
ਜੈਸੇ ਜੈਸੇ ਜਲ ਭਰਿ ਭਰਿ ਬੇਲੀ ਬੂਡਤ ਹੈ,  
ਪੂਰਨ ਹਉ ਪਾਪਨ ਕੀ ਨਾਵਹਿ ਹਰਾਇ ਹੈ ॥  
ਚੁੜ੍ਹੀ ਓਰ ਸੋਰ ਕੈ ਪਾਹਰੁਆ ਪੁਕਾਰ ਹਾਰੇ,  
ਚਾਰੋਂ ਜਾਮ ਸੋਵਤੇ ਅਚੇਤ ਨ ਲਜਾਇ ਹੈ ॥  
ਤਮਚੁਰ ਸਬਦ ਸੁਨਤ ਹੀ ਉਘਾਰ ਆਏ,  
ਬਿਨ ਪ੍ਰਿਯ ਪ੍ਰੇਮ ਰਸ ਪਾਛੈ ਪਛਤਾਇ ਹੈ ॥੯੫॥

ਪੁਗਾਣੇ ਸਮੇਂ ਟਾਈਮ ਜਾਣਨ ਦਾ ਇਕ ਢੰਗ ਸੀ—ਮਿੱਟੀ ਦੀ ਇਕ ਮਟਕੀ ਦੇ ਬੱਲੇ ਛੇਕ ਕਰ ਕੇ ਪਾਣੀ ਵਿਚ ਰੱਖ ਦੇਣੀ ਤੇ ਜਦੋਂ ਇਸ ਮਟਕੀ ਨੇ ਭਰ ਜਾਣਾ ਤਾਂ ਜਾਣਿਆ ਜਾਂਦਾ ਸੀ ਕਿ ਇਕ ਘੜੀ ਸਮਾਂ ਗੁਜ਼ਰ ਗਿਆ ਹੈ। ਇਹ ਸਮਾਂ ਘੜਿਆਲ

'ਤੇ ਚੋਟ ਮਾਰ ਕੇ ਦੂਰ ਦੂਰ ਤਕ ਦੱਸ ਦਿੱਤਾ ਜਾਂਦਾ ਸੀ। ਇਸ ਤਰ੍ਹਾਂ ਹੀ ਜਦੋਂ ਤਿੰਨ ਘੰਟੇ ਦਾ ਸਮਾਂ ਬੀਤਦਾ ਤਾਂ ਘੜਿਆਲ 'ਤੇ ਤਿੰਨ ਚੋਟਾਂ ਮਾਰ ਕੇ ਪਹਿਰ ਦੇ ਸਮੇਂ ਦੀ ਸੁਚਨਾ ਦਿੱਤੀ ਜਾਂਦੀ ਸੀ। ਭਾਈ ਸਾਹਿਬ ਜੀ ਕਹਿੰਦੇ ਹਨ ਕਿ ਘੜਿਆਲ ਤਾਂ ਤੈਨੂੰ ਹਰ ਬੀਤਦੀ ਇਕ ਇਕ ਘੜੀ ਬਾਅਦ ਸੂਚਨਾ ਦੇ ਰਿਹਾ ਹੈ ਕਿ ਤੇਰੀ ਉਮਰ ਇਕ ਘੜੀ ਘਟ ਗਈ ਹੈ; ਫਿਰ ਦੁਬਾਰਾ ਪਹਿਰ ਦੀ ਸੂਚਨਾ ਦੇ ਕੇ ਤੈਨੂੰ ਸਮਝਾ ਰਿਹਾ ਹੈ। ਪਰ ਜਿਵੇਂ ਪਾਣੀ ਵਿਚ ਰੱਖੀ ਮਟਕੀ (ਛੋਟਾ ਘੜੀ) ਭਰ ਜਾਵੇ ਤਾਂ ਉਹ ਪਾਣੀ ਵਿਚ ਢੁੱਬ ਜਾਂਦੀ ਹੈ, ਤਿਵੇਂ ਹੀ ਤੂੰ ਵੀ ਪਾਪਾਂ ਨਾਲ ਆਪਣੇ ਹਿਰਦੇ ਦੀ ਨਾਵ ਨੂੰ ਭਰ ਕੇ ਡੋਬੀ ਜਾ ਰਿਹਾ ਹੈ। ਚਾਰ ਚੁਫੇਰੇ ਪਹਿਰੇਦਾਰ ਆਵਾਜ਼ ਦੇ ਦੇ ਕੇ ਥੱਕ ਗਿਆ ਹੈ, ਪਰ ਤੂੰ ਫਿਰ ਵੀ ਬੇਡਿਕਰ ਹੋ ਕੇ ਸੁੱਤਾ ਪਿਆ ਹੈ, ਤੈਨੂੰ ਜ਼ਰਾ ਵੀ ਲਾਜ ਨਹੀਂ ਆਉਂਦੀ। ਹਣ ਤਾਂ ਕੁੱਕੜ ਨੇ ਵੀ ਬਾਂਗ ਦੇ ਦਿੱਤੀ ਹੈ, ਇਸ ਵੇਲੇ ਤਾਂ ਜਾਗ। ਅੱਖਾਂ ਥੋੜ੍ਹੀ ਕੇ ਹੁਸ਼ਿਆਰ ਹੋ। ਬਿਨਾਂ ਪ੍ਰਭੂ-ਪਤੀ ਦਾ ਪ੍ਰੇਮ ਪੈਦਾ ਕੀਤਿਆਂ, ਬਾਅਦ ਵਿਚ ਤਾਂ ਪਛਤਾਵਾ ਹੀ ਕਰਨਾ ਪਵੇਗਾ।

ਗੁਰੂ-ਸਬਦ ਰਾਹੀਂ ਉਪਦੇਸ਼ ਸੁਣ ਕੇ ਤਾਂ ਬੰਦੇ ਨੂੰ ਜ਼ਰੂਰ ਸੁਚੇਤ ਹੋਣਾ ਚਾਹੀਦਾ ਹੈ। ਜੇਕਰ ਗੁਰ-ਉਪਦੇਸ਼ ਅੰਦਰ ਵਸ ਜਾਵੇ ਤਾਂ ਇਹ ਬੰਦਾ ਇਸ ਕੱਚ ਵਿੱਚੋਂ ਕੰਚਨ ਪੈਦਾ ਕਰ ਸਕਦਾ ਹੈ। ਸਿਮਰਨ ਕਰਦਿਆਂ ਕਰਦਿਆਂ ਨਾਸ਼ਵੰਤ ਦੇਹ ਰਾਹੀਂ ਹੀ, ਅਬਿਨਾਸੀ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ। ਇਹ ਕੱਚ ਤੋਂ ਸੱਚ ਤਕ ਪਹੁੰਚ ਸਕਦਾ ਹੈ :

ਕਚਹੁ ਕੰਚਨੁ ਭਇਆਉ ਸਥਦੁ ਗੁਰ ਸ੍ਰਵਣਹਿ ਸੁਣਓ ॥  
ਬਿਖੁ ਤੇ ਅੰਮ੍ਰਿਤੁ ਹੁਜਉ ਨਾਮੁ ਸਤਿਗੁਰ ਮੁਖਿ ਭਣਿਆਉ ॥  
ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਾਦਿ ਧਾਰੈ ॥  
ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਆਉ ਬੀਚਾਰੈ ॥

(ਸਵਈਏ ਮਹਲੇ ਚਉਥੇ ਕੇ, ਪੰਨਾ 1399)

ਭਾਵੇਂ ਇਹ ਸਗੀਰ ਕੱਚਾ ਭਾਂਡਾ ਸੀ ਪਰ ਪ੍ਰਭੂ-ਚਿੰਤਨ ਕਰਦਿਆਂ ਕਰਦਿਆਂ ਅਟੱਲ ਪਦਵੀ ਪ੍ਰਾਪਤ ਹੋ ਗਈ। ਕਦੀ ਨਾ ਬਿਨਸਣ ਵਾਲੀ ਅਵਸਥਾ ਮਿਲ ਜਾਣੀ ਹੀ ਤਾਂ ਕੰਚਨ ਬਣਨਾ ਹੈ।

ਅਟਲ ਭਇਓ ਧੂ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥  
(ਸੋਗਠ ਮ: ੬, ਪੰਨਾ 632,

ਸਗੀਰ ਨਾਲ ਜੁੜਿਆਂ ਬਾਰ-ਬਾਰ ਦਾ ਜਨਮ ਤੇ ਮਰਨ ਤੂਹੀ ਭਾਂਡਾ ਬਣਦਾ ਤੇ ਟੁੱਟਦਾ ਰਿਹਾ, ਪਰ ਪਰਮਾਤਮਾ ਨਾਲ ਇਕਮਿਕਤਾ ਸਦਾ ਲਈ ਸਥਿਰ ਅਵਸਥਾ ਦੀ ਪ੍ਰਾਪਤੀ ਹੈ।

ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥  
ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥

(ਸਲੋਕ ਕਬੀਰ ਜੀ, ਪੰਨਾ 1376)

ਕਬੀਰ ਜੀ ਕਹਿੰਦੇ ਹਨ ਕਿ ਇਹ ਸਗੀਰ ਤਾਂ ਕੱਚਾ ਭਾਂਡਾ ਹੈ ਤੇ ਜਿਸ ਮਿੱਟੀ ਤੋਂ ਇਹ ਤਨ ਬਣਿਆ ਹੋਇਆ ਨਜ਼ਰ ਆ ਰਿਹਾ ਹੈ, ਉਹ ਪੰਜ ਤੱਤਾਂ ਦੀ ਧਾਤ

ਵੀ ਕੱਚੀ ਹੈ। ਪੰਜ ਤੱਤਾਂ 'ਚੋਂ ਮਿਲਣ ਵਾਲੀ ਬੁਰਾਕ ਜੋ ਕਿ ਪ੍ਰਾਣ ਰੂਪ ਹੈ, ਉਹ ਵੀ ਕੱਚੀ ਹੈ, ਪਤਾ ਨਹੀਂ ਕਦੋਂ ਸਵਾਸਾਂ ਦੀ ਲੜੀ ਟੁੱਟ ਜਾਣੀ ਹੈ। ਪਰ ਜੇਕਰ ਤੂੰ ਆਪਣੇ ਆਪ ਨੂੰ ਨਾਸ਼ ਰਹਿਤ ਕਰਨਾ ਚਾਹੁੰਦਾ ਹੈ ਤਾਂ ਪਰਮਾਤਮਾ ਦਾ ਭਜਨ ਕਰ, ਨਹੀਂ ਤਾਂ ਇਹ ਸਗੀਰ ਦੀ ਗੱਲ ਕੋਈ ਨਹੀਂ ਰਹਿਣੀ।

ਇਹ ਗੱਲ ਜ਼ਰੂਰ ਧਿਆਨ ਵਿਚ ਰੱਖ ਲੈਣੀ ਕਿ ਧਰਤੀ ਵਿੱਚੋਂ ਪੈਦਾ ਹੋਣ ਵਾਲਾ ਅੰਨ ਬਾਕੀ ਚਾਰ ਤੱਤਾਂ ਦੀ ਸਹਾਇਤਾ ਨਾਲ ਹੀ ਬਣਦਾ ਹੈ। ਹਰ ਬਿਛ ਨੂੰ ਆਕਾਸ਼ ਚਾਹੀਦਾ ਹੈ, ਪਾਣੀ ਚਾਹੀਦਾ ਹੈ ਅਤੇ ਅਗਨ ਰੂਪੀ ਸੁਰਜ ਦੀ ਤੇਜ਼ ਸ਼ਕਤੀ ਚਾਹੀਦੀ ਹੈ। ਬਿਛ ਧਰਤੀ ਵਿੱਚੋਂ ਹੀ ਪੈਦਾ ਹੁੰਦਾ ਹੈ ਤੇ ਹਵਾ ਨਾਲ ਹੀ ਪ੍ਰਹੁੱਲਤ ਰਹਿੰਦਾ ਹੈ। ਖਾਣ ਵਾਲਾ ਅੰਨ ਭੋਜਨ ਵੀ ਪੰਜ ਤੱਤਾਂ ਦੀ ਧਾਤ ਤੋਂ ਹੀ ਪੈਦਾ ਹੋਇਆ ਹੈ।

ਇਸ ਅੰਨ ਰੂਪ ਕਣਕ ਦੀ ਮਿਸਾਲ ਹੀ ਲੈ ਲਵੇ। ਕਣਕ ਦੀ ਮਿਆਦ ਇਕ ਸਾਲ ਹੈ, ਤਕਰੀਬਨ ਇਕ ਸਾਲ ਭਰ ਕਣਕ ਖਰਾਬ ਨਹੀਂ ਹੁੰਦੀ, ਪਰ ਜੇਕਰ ਇਸ ਕਣਕ ਦਾ ਆਟਾ ਬਣ ਜਾਵੇ ਤਾਂ ਸੁਭਾਵਕ ਹੀ ਇਸ ਦੀ ਮਿਆਦ ਇਕ ਮਹੀਨਾ ਰਹਿ ਜਾਂਦੀ ਹੈ। ਜਦੋਂ ਆਟੇ ਦੀ ਰੋਟੀ ਬਣ ਜਾਵੇ ਤਾਂ ਰੋਟੀ ਦੀ ਮਿਆਦ ਇਕ ਦਿਨ ਦੀ ਹੈ। ਰੋਟੀ ਪੇਟ ਵਿਚ ਚਲੀ ਜਾਵੇ ਤਾਂ ਤਕਰੀਬਨ 4-5 ਘੰਟੇ ਤਕ ਅਸਰ ਤ੍ਰਿਪਤੀ ਰੂਪ ਵਿਚ ਰੱਖਦੀ ਹੈ। ਪਰ ਇਸ ਖਾਧੇ ਭੋਜਨ ਤੋਂ ਜੋ ਪ੍ਰਾਣ ਬਣਦੇ ਨੇ, ਉਹਨਾਂ ਸਵਾਸਾਂ ਦੀ ਕੋਈ ਮਿਆਦ ਨਹੀਂ ਹੈ :

ਹਰਿ ਜਪਦਿਆ ਬਿਨੁ ਦਿਲ ਨ ਕੀਜਈ ਮੇਰੀ ਜਿੰਦੁੜੀਏ,  
ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ (ਬਿਹਾਗੜਾ ਮ: 8, ਪੰਨਾ 540)

ਅਜੇ ਬਾਜ਼ਾਰ ਵਿੱਚੋਂ ਕੱਚ ਦੇ ਭਾੜੇ ਤੇ ਮਿੱਟੀ ਦੇ ਘੜੇ ਦੀ ਤਾਂ ਕੁਝ ਨਾ ਕੁਝ ਮਿਆਦ ਹੋ ਸਕਦੀ ਹੈ, ਪਰ ਇਸ ਤਨ ਦੀ ਕੋਈ ਮਿਆਦ ਨਹੀਂ ਹੈ। ਜਿਸ ਤਨ ਦਾ ਕੋਈ ਭਰੋਸਾ ਨਹੀਂ ਹੈ, ਕੋਈ ਬੁਨਿਆਦ ਨਹੀਂ ਹੈ, ਉਸ ਤਨ ਨਾਲ ਹੀ ਇਤਨੇ ਪਸਾਰੇ ਕੀਤੇ ਹੋਏ ਹਨ ਕਿ ਬੜੀਆਂ ਢੂੰਘੀਆਂ ਆਸਾਂ ਲਾਈ ਬੈਠਾ ਹੈ। ਸਗੀਰ ਰੂਪੀ ਮਕਾਨ ਦੀ ਨੀਂਹ ਬਿਲਕੁਲ ਨਹੀਂ ਹੈ ਪਰ ਬਾਹਰ ਮਕਾਨਾਂ ਦੀ ਨੀਂਹ ਬੜੀ ਢੂੰਘੀ ਹੈ ਤੇ ਤੇਰੀ ਮਮਤਾ ਦੀ ਨੀਂਹ ਵੀ ਉਤਨੀ ਹੀ ਢੂੰਘੀ ਹੈ:

ਗਹਰੀ ਕਰਿ ਕੈ ਨੀਵ ਖੁਦਾਈ ਉਪਰਿ ਮੰਡਪ ਛਾਏ ॥  
(ਧਨਸਾਰੀ ਬਾਣੀ ਭਗਤ ਨਾਮਦੇਵ ਜੀ ਕੀ, ਪੰਨਾ 692)

ਕਿਤੇ ਅੰਦਰ ਵੈਰਾਗ ਪੈਦਾ ਹੋ ਜਾਏ :

ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥  
ਜੈਸੇ ਤਰਵਰ ਪੰਖਿ ਬਸੇਰਾ ॥ਰਹਾਉ॥  
ਰਾਖਹੁ ਕੰਧ ਉਸਾਖਹੁ ਨੌਵਾਂ ॥  
ਸਾਥੇ ਤੀਨਿ ਰਾਖ ਤੇਰੀ ਸੀਵਾਂ ॥  
ਬੰਕੇ ਬਾਲ ਪਾਗ ਸਿਰਿ ਡੇਰੀ ॥  
ਇਹੁ ਤਨੁ ਹੋਇਗੇ ਭਸਮ ਕੀ ਢੇਰੀ ॥  
(ਰਾਗ ਸੋਨਿ ਬਾਣੀ ਭਗਤ ਰਵਿਦਾਸ ਜੀ ਕੀ, ਪੰਨਾ 659)

ਜਿਸ ਸਗੀਰ ਨੇ ਇਕ ਦਿਨ ਸੁਆਹ ਹੋ ਜਾਣਾ ਹੈ, ਉਸ ਨਾਸ਼ ਹੋ ਜਾਣ ਵਾਲੇ ਸਗੀਰ ਨਾਲ ਕੀ ਪਿਆਰ ਕਰਨਾ! ਪਿਆਰ ਤਾਂ ਨਿਰੰਕਾਰ ਨਾਲ ਹੋਣਾ ਚਾਹੀਦਾ ਹੈ। ਫਿਰ ਤਾਂ ਜਿੰਨਾ ਸਮਾਂ ਇਹ ਸਗੀਰ ਹੈ, ਉਤਨਾ ਸਮਾਂ ਸਿਮਰਨ ਵਿਚ ਲਾ ਕੇ ਕੱਚ ਨਾਲ ਕੰਚਨ ਵਿਹਾਜਣਾ ਚਾਹੀਦਾ ਹੈ।

ਉਹ ਮਨੁੱਖ ਕਿਤਨਾ ਬੇਸਮਈ ਹੋਵੇਗਾ ਜਿਹੜਾ ਕੱਚ ਇਕੱਠਾ ਕਰਦਾ ਰਹੇ, ਪਰ ਸੋਨਾ ਬਾਹਰ ਸੁੱਟ ਦੇਵੇ। ਆਪਣੇ ਮਿੱਤਰਾਂ ਨੂੰ ਛੱਡ ਦੇਵੇ ਅਤੇ ਦੁਸ਼ਮਣਾਂ ਨਾਲ ਮਿਲ ਬੈਠੇ। ਇਹੋ ਜੇਹਾ ਮਨੁੱਖ ਤਾਂ ਅਗਿਆਨਤਾ ਦੇ ਬਹੁਤ ਜਿਆਦਾ ਅੰਧੇਰੇ ਵਿਚ ਜਿੰਦਗੀ ਬਿਤਾ ਰਿਹਾ ਹੈ। ਜਿਵੇਂ ਖੂਹ ਦੇ ਥੱਲੇ ਸਦੀਵੀ ਅੰਧੇਰਾ ਹੁੰਦਾ ਹੈ, ਕਿਸੇ ਪਾਸਿਓਂ ਰੌਸ਼ਨੀ ਨਹੀਂ ਆਉਂਦੀ, ਤਿਵੇਂ ਅਵਿੱਚਿਆ ਦੇ ਅੰਧੇਰੇ ਵਿਚ, ਅਗਿਆਨ ਦੇ ਅੰਧੇਰੇ ਵਿਚ ਰਹਿਣ ਵਾਲੇ ਨੂੰ ਝੂਠਾ ਸੰਸਾਰ ਹੀ ਸੱਚਾ ਲੱਗਦਾ ਹੈ :

ਕਾਚ ਬਿਹਾਸਨ ਕੰਚਨ ਛਾਡਨ,  
ਬੈਗੀ ਸੰਗਿ ਹੇਡੁ ਸਾਜਨ ਤਿਆਗਿ ਖਰੇ ॥  
ਹੋਵਨੁ ਕਉਰਾ ਅਨਹੋਵਨੁ ਮੀਠਾ,  
ਬਿਖਿਆ ਮਹਿ ਲਪਟਾਇ ਜਰੇ ॥  
ਅੰਧ ਰੂਪ ਮਹਿ ਪਰਿਓ ਪਰਾਨੀ,  
ਭਰਮ ਗੁਬਾਰ ਮੋਹ ਬੰਧਿ ਪਰੇ ॥  
ਕਹੁ ਨਾਨਕ ਪੜੁ ਹੱਤ ਦਇਆਰਾ,  
ਗੁਰੂ ਭੇਟੈ ਕਾਢੈ ਬਾਹ ਫਰੇ ॥

(ਬਿਲਾਵਲੁ ਮਹਲਾ 4, ਪੰਨਾ 823)

ਇਹ ਤਾਂ ਗੁਰੂ ਕਿਰਪਾ ਕਰ ਕੇ, ਬਾਂਹ ਫੜ ਕੇ ਭਰਮ-ਭੁਲੇਖੇ ਵਿੱਚੋਂ ਬਾਹਰ ਕੱਚ ਲਵੇ ਤਾਂ ਹੀ ਸਹੀ ਸੋਚ ਹੋ ਸਕਦੀ ਹੈ, ਨਹੀਂ ਤਾਂ ਭੁਲੇਖਾ ਦੂਰ ਨਹੀਂ ਹੋ ਸਕਦਾ। ਅਗਿਆਨਤਾ ਦੇ ਚਾਰ ਪ੍ਰਮੁੱਖ ਕੰਮ ਹਨ :

1. ਅਪਵਿੱਤ੍ਰੂ ਨੂੰ ਪਵਿੱਤ੍ਰੂ ਜਾਣਨਾ;
2. ਢੁਖ ਨੂੰ ਸੁਖ ਜਾਣਨਾ;
3. ਅਸੱਤ ਨੂੰ ਸੱਤ ਜਾਣਨਾ;
4. ਅਨਾਤਮਾ ਵਿਚ ਆਤਮਾ ਬੁੱਧੀ ਨੂੰ (ਜੋ ਆਪਣਾ ਆਪ ਨਹੀਂ ਉਸ ਨੂੰ) ਆਪਣਾ ਜਾਣਨਾ।

ਗੁਰੂ ਦੇ ਗਿਆਨ ਰਾਹੀਂ ਭਰਮ ਦੂਰ ਹੋ ਜਾਂਦਾ ਹੈ। ਸੱਚ ਨੂੰ ਸੱਚ ਜਾਣਨ ਦੀ ਬੁੱਧੀ ਪੈਦਾ ਹੋ ਜਾਂਦੀ ਹੈ। ਫਿਰ ਝੂਠ, ਝੂਠ ਨਜ਼ਰ ਆਉਂਦਾ ਹੈ। ਜਾਣ ਲਿਆ ਜਾਂਦਾ ਹੈ ਕਿ ਇਸ ਸਗੀਰ ਤੋਂ ਲੈ ਕੇ ਮਮਤਾ ਦੇ ਹੋਰ ਸਭ ਨਾਤੇ ਝੂਠੇ ਹਨ, ਇਹ ਸਭ ਕੱਚ ਦੀ ਤਰ੍ਹਾਂ ਹਨ। ਬਸ ਪਰਮਾਤਮਾ ਦਾ ਨਾਮ ਹੀ ਸੱਚ ਹੈ, ਸਦੀਵੀ ਰਹਿਣ ਵਾਲਾ ਹੈ। ਉਹੀ ਪਰਮ ਕੰਚਨ ਹੈ। ਫਿਰ ਪ੍ਰੀਤ ਕੱਚ ਨਾਲ ਨਹੀਂ, ਕੰਚਨ ਨਾਲ ਹੋ ਜਾਂਦੀ ਹੈ। ਗੁਰੂ ਸਾਹਿਬ ਜੀ ਦੇ ਫੁਰਮਾਨ ਅਨੁਸਾਰ :

ਕੰਚਨ ਕਾਇਆ ਨਿਰਮਲੀ ਜੋ ਸਾਰਿ ਨਾਮਿ ਸਚਿ ਲਾਗੀ ॥  
 ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਖਿ ਭ੍ਰਮੁ ਭਉ ਭਾਗੀ ॥  
 (H: 3, ਪੰਨਾ 590)

ਸਿਮਰਨ ਵਾਲਾ ਜੀਵਨ ਸੋਨੇ ਦੀ ਝੂੰਧ ਸ਼ੁੱਧ ਹੁੰਦਾ ਹੈ। ਮਨ ਦਾ ਹਰ ਭੁਰਨਾ ਸੱਚ ਨਾਲ ਜੁੜਿਆ ਹੁੰਦਾ ਹੈ। ਮੈਲ ਤੋਂ ਰਹਿੰਦੀ ਪਰਮਾਤਮਾ ਨਾਲ ਇਕਮਿਕਤਾ ਜੀਵਨ ਨੂੰ ਨਿਰਮਲ ਕਰ ਦਿੰਦੀ ਹੈ। ਇਹੋ ਜਿਹੇ ਜੀਵਨ ਦੀ ਹਾਲਤ ਨੂੰ ਨਾਮਦੇਵ ਜੀ ਨੇ ਇਉਂ ਬਿਆਨ ਕੀਤਾ ਹੈ:

ਸੁਇਨੇ ਕੀ ਸੂਈ ਭੁਪੇ ਕਾ ਧਾਰਾ ॥  
 ਨਮੇ ਕਾ ਚਿਭੁ ਹਰਿ ਸਉ ਲਾਗਾ ॥  
 (ਆਸਾ ਨਾਮਦੇਉ ਜੀ, ਪੰਨਾ 485)

ਮਨ ਰੂਪੀ ਸ਼ੁੱਧ ਵਿਚਾਰਾਂ ਦਾ ਹੋਣਾ ਸੁਇਨੇ ਕੀ ਸੂਈ ਹੈ ਤੇ ਸਿਮਰਨ ਭਰੇ ਸੁਆਸਾਂ ਦਾ ਚੱਲਣਾ ਹੀ ਚਾਂਦੀ ਦਾ ਧਾਰਾ ਹੈ। ਜਿਵੇਂ ਸੋਨੇ ਦੀ ਸੂਈ ਵਿਚ ਚਾਂਦੀ ਦਾ ਧਾਰਾ ਪਰੋਇਆ ਜਾਵੇ, ਤਿਵੇਂ ਹੀ ਸ਼ੁੱਧ ਮਨ ਵਿਚ ਪਰਮਾਤਮਾ ਦਾ ਨਾਮ ਸਿਮਰਿਆ ਜਾਵੇ ਤਾਂ ਜੀਵਨ ਮਹਾਨ ਹੈ। ਫੁਰ ਕੱਚ ਤੋਂ ਉਠ ਕੇ ਕੰਚਨ ਤਕ ਪਹੁੰਚ ਹੋ ਜਾਂਦੀ ਹੈ। ਝੂਠੇ ਜਗਤ ਤੋਂ ਮਮਤਾ ਟੁੱਕੇ ਪਰਮਾਤਮਾ ਨਾਲ ਪ੍ਰੀਤ ਹੋ ਜਾਂਦੀ ਹੈ। ਸਵਾਸ ਸਵਾਸ ਪਰਮਾਤਮਾ ਦੀ ਯਾਦ ਕੰਚਨ ਜਾਣਿਆ ਜਾਂਦਾ ਹੈ। ਫਿਰ ਕੱਚ ਨੂੰ ਕੱਚ ਜਾਣਿਆ ਜਾਂਦਾ ਹੈ, ਕੰਚਨ ਨੂੰ ਕੰਚਨ ਜਾਣਿਆ ਜਾਂਦਾ ਹੈ।

ਕੱਚ—ਨਾਸ ਹੋ ਜਾਣ ਵਾਲਾ ਜਗ ਹੈ। ਕੰਚਨ—ਸਦੀਵੀ ਰਹਿਣ ਵਾਲਾ ਪਰਮਾਤਮਾ ਹੈ।

•

## ਅੰਧੇਰਾ ਤੇ ਪ੍ਰਕਾਸ਼

ਜਦੋਂ ਬਾਹਰ ਕਿਸੇ ਕਿਸਮ ਦੀ ਰੌਸ਼ਨੀ ਨਾ ਹੋਵੇ ਤਾਂ ਇਹ ਬਾਹਰ ਦਾ ਅੰਧੇਰਾ ਹੁੰਦਾ ਹੈ, ਜਦੋਂ ਅੰਦਰ ਗਿਆਨ ਦੀ ਰੌਸ਼ਨੀ ਨਾ ਹੋਵੇ ਤਾਂ ਇਹ ਹਿਰਦੇ ਦਾ ਅੰਧੇਰਾ ਹੁੰਦਾ ਹੈ। ਬਾਹਰ ਦੇ ਅੰਧੇਰੇ ਦੇ ਕਾਰਣ ਅੱਖਾਂ ਕੰਮ ਨਹੀਂ ਕਰਦੀਆਂ, ਅੰਦਰ ਦੇ ਅੰਧੇਰੇ ਕਾਰਣ ਬੰਦੇ ਦੀ ਸੁਰਤ ਕੰਮ ਨਹੀਂ ਕਰਦੀ। ਜਗਤ ਵਿਚ ਕੁਝ ਐਸੇ ਬੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਵਿਚ ਅੰਧੇਰਾ ਹੁੰਦਾ ਹੈ, ਅੱਖਾਂ ਵਿਚ ਦੇਖਣ ਦੀ ਸ਼ਕਤੀ ਨਹੀਂ ਹੁੰਦੀ, ਆਸੀਂ ਐਸੇ ਮਨੁੱਖਾਂ ਨੂੰ ਨੇੜ੍ਹ-ਹੀਣ ਕਹਿੰਦੇ ਹਾਂ। ਜਿਹਨਾਂ ਬੰਦਿਆਂ ਦੀਆਂ ਅੱਖਾਂ ਵਿਚ ਰੌਸ਼ਨੀ ਨਹੀਂ ਹੁੰਦੀ, ਉਹ ਬੰਦੇ ਬਾਹਰ ਦੀ ਰੌਸ਼ਨੀ ਤੋਂ ਕੰਮ ਨਹੀਂ ਲੈ ਸਕਦੇ ਤੇ ਜੇਕਰ ਬਾਹਰ ਰੌਸ਼ਨੀ ਨਾ ਹੋਵੇ ਤਾਂ ਫਿਰ ਅੱਖਾਂ ਤੋਂ ਕੰਮ ਨਹੀਂ ਲਿਆ ਜਾ ਸਕਦਾ। ਰੌਸ਼ਨੀ ਤੋਂ ਕੰਮ ਲੈਣ ਲਈ ਅੱਖ ਚਾਹੀਦੀ ਹੈ, ਅਤੇ ਅੱਖ ਤੋਂ ਕੰਮ ਲੈਣ ਲਈ ਰੌਸ਼ਨੀ ਚਾਹੀਦੀ ਹੈ।

ਅੱਖ ਨੂੰ ਪ੍ਰਕਾਸ਼ ਤਾਂ ਜ਼ਰੂਰ ਚਾਹੀਦਾ ਹੈ ਪਰ ਸਿਰਫ ਪ੍ਰਕਾਸ਼ ਨੂੰ ਹੀ ਨਹੀਂ ਦੇਖੀਦਾ। ਸਗੋਂ ਪ੍ਰਕਾਸ਼ ਦੀ ਵਰਤੋਂ ਇਸ ਕਰਕੇ ਕਰਦੇ ਹਾਂ ਕਿ ਪ੍ਰਕਾਸ਼ ਨਾਲ ਕੁਝ ਕੰਮ ਕਰ ਸਕੀਏ, ਪ੍ਰਕਾਸ਼ ਨਾਲ ਬਾਕੀ ਚੀਜ਼ਾਂ ਦੇਖ ਸਕੀਏ। ਪ੍ਰਕਾਸ਼ ਨਾਲ ਪ੍ਰਕਾਸ਼-ਮਾਨ ਵਸਤੂ ਤਕ ਪ੍ਰੇਜ਼ਨ ਲਈ ਹੀ ਪ੍ਰਕਾਸ਼ ਦੀ ਜ਼ਰੂਰਤ ਹੈ। ਇਸ ਗੱਲ ਨੂੰ ਫਿਰ ਚੰਗੀ ਤਰ੍ਹਾਂ ਸਮਝ ਲਈਏ ਕਿ ਇਕ ਤਾਂ ਪ੍ਰਕਾਸ਼ ਦੀ ਲੋੜ ਹੈ, ਦੂਸਰਾ ਅੱਖ ਦਾ ਹੋਣਾ ਵੀ ਜ਼ਰੂਰੀ ਹੈ, ਤੌਸਰਾ ਇਹ ਕਿ ਅੱਖ ਤੇ ਪ੍ਰਕਾਸ਼ ਨਾਲ ਕੁਝ ਕੰਮ ਲੈਣਾ ਵੀ ਜ਼ਰੂਰੀ ਹੈ। ਰਾਤ ਸਮੇਂ ਜਦੋਂ ਸੌਣਾ ਹੁੰਦਾ ਹੈ ਤਦ ਅੱਖ ਵੀ ਬੰਦ ਕਰ ਲਈ ਜਾਂਦੀ ਹੈ, ਪ੍ਰਕਾਸ਼ ਵੀ ਬੰਦ ਕਰ ਦਿੱਤਾ ਜਾਂਦਾ ਹੈ, ਕਿਉਂਕਿ ਹੁਣ ਕੁਝ ਕੰਮ ਨਹੀਂ ਕਰਨਾ। ਸੌਣ ਲਈ ਪ੍ਰਕਾਸ਼ ਦੀ ਲੋੜ ਨਹੀਂ ਹੈ। ਸਿਰਫ ਜਾਗਣ ਲਈ ਤੇ ਕੁਝ ਕਰਨ ਲਈ ਹੀ ਪ੍ਰਕਾਸ਼ ਦੀ ਲੋੜ ਪੈਂਦੀ ਹੈ।

ਅੰਧੇਰੇ ਦੀ ਜਾਣਕਾਰੀ ਵੀ ਅੱਖ ਨਾਲ ਹੀ ਹੁੰਦੀ ਹੈ। ਜਿਨ੍ਹਾਂ ਦੀਆਂ ਅੱਖਾਂ ਨਹੀਂ, ਉਨ੍ਹਾਂ ਨੂੰ ਅੰਧੇਰੇ ਤੇ ਪ੍ਰਕਾਸ਼ ਦਾ ਕੋਈ ਭੇਦ ਨਹੀਂ ਹੈ। ਇਹ ਵਿਚਾਰਾਂ ਤਾਂ ਬਾਹਰ ਦੇ ਅੰਧੇਰੇ ਅਤੇ ਪ੍ਰਕਾਸ਼ ਦੀਆਂ ਹਨ।

ਜਿਸ ਮਨੁੱਖ ਦੇ ਅੰਦਰ ਅਗਿਆਨਤਾ ਦਾ ਅੰਧਾ-ਪਨ ਹੈ, ਅੰਦਰ ਜੋ ਸੰਸਾਰਕ ਪਦਾਰਥਾਂ ਦਾ ਮੋਹ ਤੇ ਮਮਤਾ ਹੈ, ਉਸ ਦੇ ਕਾਰਣ ਉਸਨੂੰ ਗੁਰੂ ਦੇ ਦਿੱਤੇ ਗਿਆਨ ਰੂਪੀ ਪ੍ਰਕਾਸ਼ ਦਾ ਪਤਾ ਨਹੀਂ ਲੱਗਦਾ। ਸਿਰਫ ਨੇੜ੍ਹ-ਹੀਣ ਬੰਦੇ ਹੀ ਅੰਧੇ ਨਹੀਂ ਹਨ, ਸਗੋਂ ਪਰਮਾਤਮਾ ਨੂੰ ਭੁਲੈ ਹੋਏ ਬੰਦੇ ਵੀ ਅੰਧੇ ਹਨ।

ਗੁਰੂ ਸਾਹਿਬ ਜੀ ਦਾ ਫੁਰਮਾਨ ਹੈ :  
 ਅੰਧੇ ਬੋਲਿ ਨ ਆਖੀਐਤਿ ਜਿਨ ਮੁਖ ਲੋਇਣ ਨਾਹਿਂ ||  
 ਅੰਧੇ ਸੇਈ ਨਾਲਕਾ ਪਸਾਰੁ ਪ੍ਰਥੇ ਜਾਹਿਂ ||

ਜਿਸ ਬੰਦੇ ਨੇ ਜੀਵਨ ਦੀ ਵਿਚਾਰ ਹੀ ਨਹੀਂ ਕੀਤੀ, ਉਹ ਅੰਧਾ ਹੈ :  
 ਅੰਧੇ ਜੀਵਨਾ ਵੀਚਾਰਿ ਦੇਖ ਕੇਤੇ ਕੇ ਦਿਨਾ॥

(ਅਨੱਕ ਮ: 2, ਪੰਨਾ 954)

ਜਿਸ ਮਨੁੱਖ ਦੇ ਅੰਦਰ ਗੁਰੂ ਦੇ ਗਿਆਨ ਸਮਝਣ ਵਾਸਤੇ ਲਗਨ ਹੀ ਨਹੀਂ ਹੈ, ਅੰਦਰ ਛਿੱਡਾ ਹੀ ਨਹੀਂ ਹੈ, ਉਹ ਕੌਦਾ ਗੁਰੂ ਦੇ ਗਿਆਨ ਵੂਪੀ ਪ੍ਰਕਾਸ਼ ਤੋਂ ਜਾਂਦੀ ਨਹੀਂ ਹੈ ਸਕਦਾ। ਜਿਸ ਮਨੁੱਖ ਪਸ ਆਪਣੀ ਸੁਰਤ ਨਹੀਂ, ਗੁਰੂ ਦਾ ਗਿਆਨ ਨਹੀਂ, ਉਹ ਮਨੁੱਖ ਪਹਿਆਤਾ ਦਾ ਅਨੁਭਵ ਵੀ ਨਹੀਂ ਕਰ ਸਕਦਾ।

ਜਿਵੇਂ ਆਪਣੀ ਅੱਖ ਤੋਂ ਪ੍ਰਕਾਸ਼ ਦੇਵੇਂ ਮਿਲ ਕੇ ਹੀ ਕਿਸੇ ਨੂੰ ਦੇਖ ਸਕਦੇ ਹਾਂ, ਜਿਵੇਂ ਕੋਈ ਵੀ ਚੀਜ਼ ਸਾਹਮਣੇ ਹੁੰਦੇ ਹੋ ਬਾਵਜੂਦ ਵੀ ਅੱਖਾਂ ਦੀ ਦਿਸ਼ਟੀ ਬਿਨਾਂ ਨਹੀਂ ਦੇਖੀ ਜਾ ਸਕਦੀ, ਜਿਵੇਂ ਹੀ ਪਹਿਆਤਮਾ ਨਲਦੀਕ ਹੇਠ ਦੇ ਬਾਵਜੂਦ ਵੀ ਗੁਰੂ ਦੇ ਗਿਆਨ ਤੋਂ ਬਿਨਾਂ ਨਲਦੀਨ ਹੀ ਆਉਂਦਾ।

ਜਿਵੇਂ ਅੰਧਾ ਮਨੁੱਖ ਲੋਕਾਂ ਖਾਂਦਾ ਰਹਿੰਦਾ ਹੈ, ਤਿਵੇਂ ਹੀ ਗਿਆਨ ਤੋਂ ਗੰਦਦਾ ਵੀ ਦੁੱਖ ਉਠਾਂਦਾ ਰਹਿੰਦਾ ਹੈ। ਜਗਤ ਵਿਚ ਤਾਂ ਅੱਖਾਂ ਤੋਂ ਹੀਣ ਬੰਦਿਆਂ ਦੀ ਤਿਲਠੀ ਤਾਂ ਬੁਘ ਤਿਆਦਾ ਨਹੀਂ ਹੈ, ਪਰ ਗਿਆਨ ਵੂਪੀ ਨੇਤਰ ਤੋਂ ਬਹੁਤ ਬੰਦਿਆਂ ਦੀ ਤਿਲਠੀ ਬਹੁਤ ਤਿਆਦਾ ਹੈ। ਧਾਰਮਕ ਪੱਧ ਤੋਂ ਦੇਖਿਆ ਜਾਏ ਤਾਂ ਅੱਖਾਂ ਵਾਲੇ ਬੰਦੇ ਬਹੁਤ ਘੁੱਟ ਹਨ। ਸਿਹੜਾ ਬੰਦਾ ਨੇਤਰਹੀਣ ਹੈ, ਉਸ ਦੀ ਦੇਖਣੀ ਤੋਂ ਇਸ ਤਰ੍ਹਾਂ ਹੈ ਜਿਵੇਂ ਕਿ :

ਤਿੰਨ ਨੇਤਰ-ਹੀਣ ਬੰਦੇ ਬਲੇਂਡੇ ਹੋਏ ਸਨ ਤੇ ਇਕ ਬੰਦਾ ਹਾਥੀ 'ਤੇ ਸਵਾਰ ਹੋ ਕੇ ਆ ਰਿਹਾ ਸੀ। ਹਾਥੀ 'ਤੇ ਸਵਾਰ ਬੰਦੇ ਨੇ ਆਵਾਜ਼ ਦਿੱਤੀ ਕਿ ਅਸੇ ਵਿੱਚੋਂ ਪਾਸੇ ਹੋ ਜਾਵੇ, ਹਾਥੀ ਆ ਰਿਹਾ ਹੈ। ਨੇਤਰ-ਹੀਣ ਬੰਦੇ ਕਹਿਣ ਲੱਗੇ ਕਿ ਅਸੋਂ ਕੱਢੇ ਹਾਥੀ ਨਹੀਂ ਦੇਖਿਆ, ਸਾਂਛੇ ਹਾਥੀ ਟੋਹ ਕੇ ਦੇਖ ਲੈਣ ਦੇ। ਹਾਥੀ ਵਾਲੇ ਨੇ ਹਾਥੀ ਰੋਕ ਲਿਆ; ਤਿੰਨੋਂ ਅੰਧੇ ਹਾਥੀ ਨੂੰ ਹੱਦ ਨਾਲ ਟੋਹ ਕੇ ਦੇਖ ਰਿਹਾ ਹਨ।

ਆਮ ਤੌਰ 'ਤੇ ਨੇਤਰ-ਹੀਣ ਬੰਦਿਆਂ ਦਾ ਸੁਭਾਅ ਹੁੰਦਾ ਹੈ ਕਿ ਹਰ ਚੀਜ਼ ਨੂੰ ਹੋਂ ਨਾਲ ਟੋਹ ਕੇ ਦੇਖਿਆ ਗੇਇਆ ਸੀ। ਇਹਨਾਂ ਵਿੱਚੋਂ ਇਕ ਹਾਥੀ ਦੇ ਕੰਨ ਨੂੰ ਟੋਹ ਕੇ ਬੋਲਿਆ ਕਿ ਯਾਰ, ਇਹ ਤਾਂ ਛੱਜ ਵਰਗਾ ਹੈ। ਗੁਰੂ ਹਾਥੀ ਦੀ ਲੱਤ ਨੂੰ ਹੱਥ ਲਾ ਕੇ ਬੋਲਿਆ ਕਿ ਨਹੀਂ ਯਾਰ, ਇਹ ਤਾਂ ਥੰਪੁ ਵਰਗਾ ਹੈ। ਤੀਸਰਾ ਪੂਛ ਨੂੰ ਫਲ ਕੇ ਕਹਿਣ ਲੱਗਾ ਕਿ ਹਾਥੀ ਰੱਸੇ ਵਰਗਾ ਹੈ।

ਹੁਣ ਜਦੁ ਨੇਤਰ-ਹੀਣ ਹਾਥੀ ਨੂੰ ਟੋਹ ਕੇ ਦੇਖੇਗਾ ਤਾਂ ਇਹੋ ਹੁਣ ਹੀ ਕੋਲੇਂਗਾ।

ਅਗਿਆਨਤਾ ਦੇ ਅੰਧੇਰੇ ਵਿਚ ਜੀਵਨ ਬਿਤੀਤ ਕਰਨ ਵਾਲਾ ਵੀ ਪ੍ਰਭੂ ਦਰਸ਼ਨ ਨਹੀਂ ਕਰ ਸਕਦਾ।

ਜਿਸ ਜਗਤ ਦੀ ਕਾਲਖ ਵਾਲੀ ਕੋਠੜੀ ਵਿਚ ਅੰਧੇ ਹੀ ਵਸਦੇ ਹਨ :  
 ਰਥੀਰ ਤਜੁ ਕਵਜਲ ਕੀ ਕੋਠੜੀ ਅੰਧੇ ਪਿਸ ਮਾਹਿ !।

ਹਉ ਬਲਿਹਾਰੀ ਦਿਨ ਕਉ ਪੈਸਿ ਚ ਲੋਕਸ ਜਾਹਿ !।

(ਅਨੱਕ ਕਥਨ ਜੀ, ਪੰਨਾ 1365)

ਸੰਸਾਰ ਵਿਚ ਰਹਿ ਕੇ ਅੰਦਰ ਗਿਆਨ ਹੋਵੇ ਤਾਂ ਜੀਵਨ ਵਿਚ ਕੋਈ ਨੋਕਰ ਨਹੀਂ ਹੈ, ਕੋਈ ਦੁੱਖ ਨਹੀਂ ਹੈ। ਜੇ ਜੀਵਨ ਵਿਚ ਗਿਆਨ ਨਹੀਂ ਹੈ ਤਾਂ ਦੁੱਖ ਹੀ ਦੁੱਖ ਹਨ। ਜਿਵੇਂ ਇਕ ਗਥਾ ਹੈ :

ਇਕ ਅੰਧਾ ਮਨੁੱਖ ਆਪਣੇ ਦੋਸਤ ਦੇ ਧਰ ਗਿਆ ਤੇ ਜੱਦੋਂ ਵਾਪਸ ਆਪਣੇ ਹਾਉਂ ਲੋਗ ਨਹੀਂ ਹੈ, ਇਸ ਦਾ ਦੋਸਤ ਕਹਿਣ ਲੱਗਾ ਕਿ ਮਿਤਰ, ਰਾਤ ਪੈ ਗਈ ਹੈ ਕਿ ਅੰਧਾ ਵੀ ਹੈ, ਇਸ ਕਰਕੇ ਮੈਂ ਦੀਵਾ ਜਗਾ ਦਿੱਤਾ ਹੈ, ਇਹ ਤੂੰ ਨਾਲ ਲੈ ਜਾ, ਸਮੇਂ ਵਿਚ ਲੋਕਾਂ ਤੋਂ ਬਾਹ ਜਾਵੇਗਾ। ਤਾਂ ਅੰਧਾ ਮਨੁੱਖ ਆਪਣੇ ਦੋਸਤ ਨੂੰ ਕਹਿਣ ਲੱਗਾ ਕਿ ਦੇਖ ਯਾਰ, ਇਕ ਤਾਂ ਮੈਨੂੰ ਰੱਬ ਨੇ ਅੱਖਾਂ ਨਹੀਂ ਦਿੱਤੀਆਂ, ਮੈਂ ਦੁਖੀ ਹਾਂ। ਗੁਰੂ, ਉਪਰੋਂ ਤੂੰ ਮੱਕੜ ਕਰ ਕੇ ਮੈਨੂੰ ਦੁਖੀ ਕਰ ਰਿਹਾ ਹੈ। ਮੇਰੀਆਂ ਅੱਖਾਂ ਹੀ ਨਹੀਂ ਹਨ, ਮੈਂ ਦੇਵੇਂ ਨੂੰ ਕੀ ਕਰਨਾ ਹੈ। ਤਾਂ ਅੰਧੇ ਦੋਸਤ ਕਹਿਣ ਲੱਗਾ ਕਿ ਮੈਂ ਮੱਕੜ ਨਹੀਂ ਕਰ ਰਿਹਾ, ਮੈਂ ਤੈਂਨੂੰ ਦੀਵਾ ਇਸ ਕਰਕੇ ਦੇ ਰਿਹਾ ਹਾਂ ਕਿ ਕੋਈ ਹੋਰ ਬੰਦਾ ਗਤ ਦੇ ਹਨੌਰੇ ਕਾਰਣ ਤੇਰੇ ਵਿਚ ਟੱਕਰ ਨਾ ਮਾਰ ਦੇਵੇ। ਇਸ ਕਰਕੇ ਅਗਲੇ ਤੌਰ 'ਤੇ ਹੁੰਦੇ ਵਿਚ ਦੀਵਾ ਜਾਵੇਗਾ ਤਾਂ ਹੋਰ ਲੰਘਣ ਵਾਲੇ ਬੰਦੇ ਤੇਰੇ ਹੁੰਦੇ ਵਿਚ ਹੀਂ ਦੀਵਾ ਵੀ ਜਾਣਗੇ। ਇਸ ਕਾਰਕੇ ਦੀ ਇਕ ਦੀਵਾ ਨਾਲ ਹੈ ਜਾ।

ਦੋਸਤ ਦੀ ਇਹ ਗੱਲ ਸੁਣ ਕੇ ਨੇਤਰ-ਹੀਣ ਬੰਦੇ ਨੇ ਦੀਵਾ ਹੋਂਦ ਵਿਚ ਫਲ ਲਿਆ ਅਤੇ ਚੱਲ ਪਿਆ। ਅਜੇ ਥੋੜੀ ਦੂਰ ਹੀ ਗਿਆ ਸੀ ਕਿ ਅੱਗੋਂ ਕਿਸੇ ਨੇ ਟੱਕਰ ਆ ਮਾਰੀ। ਨੇਤਰ-ਹੀਣ ਤੂੰ ਬੜਾ ਗੁੱਸਾ ਆਇਆ, ਤੇ ਉਹ ਕਹਿਣ ਲੱਗਾ ਕਿ ਰਾਤ ਦੇ ਅੰਪੇ ਦਿੱਸਦਾ ਨਹੀਂ ? ਟੱਕਰ ਮਾਰਨ ਵਾਲੇ ਨੇ ਮੁਆਫੀ ਮੰਗੀ ਤੇ ਕਿਹਾ ਕਿ ਰਾਤ ਦੇ ਅੰਪੇ ਦੇ ਕਾਰਣ ਮੈਨੂੰ ਪਤਾ ਨਹੀਂ ਲੱਗਾ। ਤਾਂ ਅੱਗੋਂ ਨੇਤਰ-ਹੀਣ ਨੇ ਕਿਹਾ ਕਿ ਮੇਰੇ ਹੋਰ ਵਿਚ ਦੀਵਾ ਫਲਿਆ ਰੋਇਆ ਹੈ, ਤੈਂਨੂੰ ਇਹ ਦੀਵਾ ਵੀ ਨਹੀਂ ਦਿਸਿਆ। ਤਾਂ ਟੱਕਰ ਮਾਰਨ ਵਾਲੇ ਨੇ ਕਿਹਾ ਕਿ ਸੱਜਣਾ, ਦੀਵਾ ਤਾਂ ਹੋਂਦ ਵਿਚ ਹੀਂ ਦੀਵਾ ਵੀ ਦਿਸਿਆ। ਮਾਰਨ ਵਾਲੇ ਨੇ ਕਿਹਾ ਕਿ ਸੱਜਣਾ, ਦੀਵਾ ਤਾਂ ਹੋਰ ਵਿਚ ਹੀਂ ਦੀਵਾ ਵੀ ਦਿਸਿਆ। ਹੋਇਆ ਹੈ, ਪਰ ਹਵਾ ਦੇ ਨਾਲ ਸ਼ਾਇਦ ਦੀਵਾ ਬੁਝ ਗਿਆ ਹੈ ਅਤੇ ਤੂੰ ਬੁਝਿਆ ਦੀਪਕ ਲੈ ਕੇ ਹੀ ਸਫ਼ਰ ਕਰੀ ਜਾ ਰਿਹਾ ਹੈ।

ਹੁ-ਬ-ਹ ਸਾਡਾ ਬੁੱਧੀ ਦੂਪ ਦੀਵਾ ਤਾਂ ਸਾਡੇ ਪਸ ਜ਼ਰੂਰ ਹੈ ਪਰ ਗਿਆਨ ਦੇ ਪ੍ਰਕਾਸ਼ ਤੋਂ ਬਿਨਾਂ ਬੁੱਧੀ ਦਾ ਹੋਣਾ, ਮਨ ਦਾ ਹੋਣਾ, ਬੁਝਿਆ ਦੀਵਾ ਹੀ ਹੈ। ਹੁ-ਬ-ਹ ਸਾਡਾ ਵਿਚ ਪ੍ਰਕਾਸ਼ ਵਿਚ ਆਉਣ ਨਾਲ ਗਿਆਨ ਪ੍ਰਾਪਤ ਹੋਣਾ ਹੈ ਤੇ ਗਿਆਨ ਨੇ ਹੀ ਮਨ ਵਿਚ ਪ੍ਰਕਾਸ਼ ਕਰਨਾ ਹੈ :

ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥  
ਹਰਿ ਕਿਰਪਾ ਤੇ ਸੰਤ ਭੋਟਿਆ ਨਾਨਕ ਮਨਿ ਪਰਗਾਸੁ ॥  
(ਗਊੜੀ ਸੁਖਮਨੀ ਮ: ੫, ਪੰਨਾ 293)

ਜਦੋਂ ਗਿਆਨ ਦਾ ਸੁਰਮਾ ਮਨ ਦੀ ਅੱਖ ਵਿਚ ਪਾਇਆ ਤਾਂ ਜੋ ਬੇਸਮਝੀ ਦਾ ਅੰਧੇਰਾ ਸੀ ਉਹ ਦੂਰ ਹੋ ਗਿਆ। ਅੰਦਰ ਦੀ ਸੁਰਤ ਜਾਗ ਪਈ, ਮਨ ਵਿਚ ਹੋਸ਼ ਆ ਗਈ। ਅੰਦਰ ਇਕ ਗਿਆਨ ਦਾ ਪ੍ਰਕਾਸ਼ ਹੋ ਗਿਆ, ਮਨ ਨੂੰ ਪਤਾ ਚੱਲ ਗਿਆ :

ਮਨ ਨੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ (ਅਸਾ ਮ: ੩, ਪੰਨਾ 441)

ਆਪਣੀ ਪਛਾਣ ਆ ਜਾਣੀ ਹੀ ਅੰਦਰ ਪ੍ਰਕਾਸ਼ ਦਾ ਹੋਣਾ ਹੈ ਅਤੇ ਆਪ ਨੂੰ ਭੁਲੇ ਰਹਿਣਾ ਹੀ ਅੰਧੇਰਾ ਹੈ। ਇਸ ਤਨ, ਮਨ ਤੇ ਆਤਮਾ ਦੇ ਸੰਜੋਗ ਨਾਲ ਚੱਲਣ ਵਾਲੀ ਇਸ ਦੇਹ ਨੂੰ 'ਮੈਂ' ਕਹਿੰਦੇ ਰਹਿਣਾ ਹੀ ਅੰਧੇਰੇ ਦਾ ਜੀਵਨ ਹੈ। ਇਸ ਤਨ ਤੇ ਮਨ ਨੂੰ ਚਲਾਉਣ ਵਾਲੇ ਨੂੰ ਜਾਣਨਾ ਹੀ ਪ੍ਰਕਾਸ਼ ਦਾ ਜੀਵਨ ਹੈ।

ਭਾਵੇਂ ਮਨ ਨਾਲ ਹੋਰ ਜਗਤ ਨੂੰ ਜਾਣਨਾ ਵੀ ਇਕ ਪ੍ਰਕਾਸ਼ ਹੈ, ਪਰ ਉਹ ਝੁਠਾ ਪ੍ਰਕਾਸ਼ ਹੈ। ਇਸ ਸਰੀਰ ਦਾ ਹੋਣਾ ਤੇ ਥਾਕੀ ਜਗਤ ਦਾ ਹੋਣਾ ਤਾਂ ਇਵੇਂ ਹੈ :

ਦਾਮਨੀ ਚਮਤਕਾਰ ਤਿਉ ਵਰਤਾਨਾ ਜਗ ਖੇ ॥ (ਪੰਨਾ 319)

ਆਕਾਸ਼ ਵਿਚ ਬੱਦਲਾਂ ਤੋਂ ਪੈਦਾ ਹੋਈ ਰੌਸ਼ਨੀ ਬੜੀ ਤੇਜ਼ ਹੁੰਦੀ ਹੈ, ਪਰ ਬੜੇ ਬੜੇ ਸਮੇਂ ਲਈ ਹੁੰਦੀ ਹੈ। ਉਸ ਪ੍ਰਕਾਸ਼ ਨਾਲ ਕੋਈ ਕੰਮ ਨਹੀਂ ਸੰਵਾਰਿਆ ਜਾ ਸਕਦਾ। ਆਕਾਸ਼ੀ ਬਿਜਲੀ ਦੀ ਰੌਸ਼ਨੀ ਭਾਵੇਂ ਕਿੰਨੀ ਵੀ ਜ਼ਿਆਦਾ ਹੋਵੇ ਪਰ ਕਿਸੇ ਕੰਮ ਨਹੀਂ। ਘਰ ਵਿਚ ਛੋਟੇ ਜਿਹੇ ਦੀਵੇ ਦੀ ਰੌਸ਼ਨੀ ਭਾਵੇਂ ਬੋੜੀ ਵੀ ਹੋਵੇ, ਬਹੁਤ ਕੰਮ ਸੰਵਾਰ ਦਿੰਦੀ ਹੈ। ਘਰ ਦੇ ਦੀਵੇ ਨੂੰ ਲੋੜ ਅਨੁਸਾਰ ਜਗਦਾ ਰੱਖਿਆ ਜਾ ਸਕਦਾ ਹੈ, ਪਰ ਆਕਾਸ਼ੀ ਬਿਜਲੀ ਨੂੰ ਜਗਦਾ ਨਹੀਂ ਰੱਖ ਸਕਦੇ।

ਇਵੇਂ ਹੀ ਹਿਰਦੇ ਵਿਚ ਪਰਮਾਤਮਾ ਦਾ ਗਿਆਨ, ਅੰਦਰ ਦਾ ਦੀਵਾ ਹੈ, ਅਤੇ ਮਨ ਵਿਚ ਸਾਰੀ ਸੰਸਾਰਕ ਜਾਣਕਾਰੀ ਆਕਾਸ਼ੀ ਬਿਜਲੀ ਹੈ, ਕਿਉਂਕਿ 'ਮੈਂ' ਤੋਂ ਲੈ ਕੇ ਸਾਰੇ ਸੰਸਾਰ ਦੀ ਦਸ਼ਾ ਖਿਣ-ਭੰਗਰ ਹੈ। ਝਟਪਟ ਨਾਸ਼ ਹੋ ਜਾਣ ਵਾਲਾ ਸੰਸਾਰ ਹੈ। ਸੰਸਾਰਕ ਗਿਆਨ ਦੀ ਕੋਈ ਮਹੱਤਤਾ ਨਹੀਂ, ਨਾ ਹੀ ਇਸ ਸਰੀਰ ਨੂੰ ਸਦੀਵੀ ਰੱਖਿਆ ਜਾ ਸਕਦਾ ਹੈ ਅਤੇ ਨਾ ਹੀ ਹੋਰ ਕਿਸੇ ਚੀਜ਼ ਨੂੰ। ਪਰ ਅੰਦਰੋਂ ਪਰਮ ਜੋਤ ਨੂੰ ਪ੍ਰਗਟ ਕੀਤਾ ਹੋਵੇ ਤਾਂ ਇਸ ਅੰਤਰ-ਜੋਤ ਰਾਹੀਂ ਥਾਹਰ ਸਭ ਵਿਚ ਪਰਮਾਤਮਾ ਹੀ ਜੋਤ-ਰੂਪ ਹੋ ਕੇ ਨਜ਼ਰ ਆਵੇਗਾ, ਭਾਵ ਜੋਤ ਅੰਦਰ ਹੈ ਪਰ ਜਿੰਨੀ ਦੇਰ ਉਸ ਪ੍ਰਕਾਸ਼ ਨੂੰ ਪ੍ਰਗਟ ਨਹੀਂ ਕੀਤਾ ਜਾਂਦਾ, ਉਤਨੀ ਦੇਰ ਜੀਵਨ ਅੰਧੇਰੇ ਵਾਲਾ ਹੀ ਹੈ ਅਤੇ ਆਨੰਦ ਵੀ ਪ੍ਰਗਟ ਨਹੀਂ ਹੋ ਸਕਦਾ :

ਸਭ ਮਹਿ ਜੋਤਿ ਜੋਤਿ ਹੈ ਸੋਇ ॥  
ਤਿਸ ਦੇ ਚਾਨਣਿ ਸਭ ਮਹਿ ਚਾਨਣੁ ਹੋਇ ॥  
ਗੁਰ ਸਾਖੀ ਜੋਤਿ ਪਰਗਟੁ ਹੋਇ ॥ (ਗੁਰੂ ਧਨਾਸਰੀ ਮ: ੧, ਪੰਨਾ 13)

ਜਿਵੇਂ ਹਰ ਲੱਕੜ ਵਿਚ ਅਗਨ ਹੈ, ਪਰ ਲੱਕੜ ਵਿੱਚੋਂ ਅਗਨ ਪੈਦਾ ਕੀਤੀ ਜਾਵੇ, ਤਦ ਹੀ ਅੱਗ ਵਾਲਾ ਕੰਮ ਲੱਕੜ ਤੋਂ ਲਿਆ ਜਾ ਸਕਦਾ ਹੈ। ਜਿਵੇਂ ਕਿ ਅੱਗ ਦੇ ਤਿੰਨ ਲੱਛਣ ਹਨ। ਅੱਗ ਉਸ ਨੂੰ ਹੀ ਕਿਹਾ ਜਾ ਸਕਦਾ ਹੈ ਜਿਸ ਵਿਚ ਇਹ ਤਿੰਨ ਗੁਣ ਮਿਲਦੇ ਹੋਣ :

1. ਪ੍ਰਕਾਸ਼ ਦਾ ਹੋਣਾ;
2. ਸੇਕ ਆਉਣਾ;
3. ਸਾੜਨ ਦੀ ਸ਼ਕਤੀ ਦਾ ਹੋਣਾ।

ਜਿਵੇਂ ਕਿ ਟਟਹਿਣੇ (ਜੁਗਨੂੰ) ਵਿਚ ਪ੍ਰਕਾਸ਼ ਤਾਂ ਹੁੰਦਾ ਹੈ, ਪਰ ਸੇਕ ਤੇ ਸਾੜਨ ਵਾਲਾ ਗੁਣ ਨਹੀਂ ਹੁੰਦਾ। ਇਸ ਕਰਕੇ ਟਟਹਿਣਾ ਅਗਨ ਦਾ ਰੂਪ ਨਹੀਂ ਹੋ ਸਕਦਾ। ਬਹੁਤ ਗਰਮ ਕੀਤਾ ਲੋਹ ਸਾੜਨ ਦੀ ਸਮਰੱਥਾ ਤਾਂ ਰੱਖਦਾ ਹੈ ਪਰ ਪ੍ਰਕਾਸ਼ ਨਹੀਂ ਕਰ ਸਕਦਾ। ਜਿਸ ਵਿਚ ਸਾੜਨ ਦੀ ਸਮਰੱਥਾ ਹੈ, ਪ੍ਰਕਾਸ਼ ਵੀ ਕਰ ਸਕਦੀ ਹੈ ਤੇ ਨਜ਼ਦੀਕ ਬੈਠਿਆਂ ਸੇਕ ਵੀ ਆਉਂਦਾ ਹੈ, ਉਹੀ ਅਗਨ ਹੋ ਸਕਦੀ ਹੈ। ਜਦ ਕਿ ਲੱਕੜ ਵਿਚ ਅਗਨ ਮੌਜੂਦ ਹੈ ਪਰ ਲੱਕੜ ਵਿੱਚੋਂ ਸੇਕ ਵੀ ਨਹੀਂ ਆਉਂਦਾ, ਲੱਕੜ ਰੱਸ਼ਨੀ ਵੀ ਨਹੀਂ ਕਰਦੀ, ਲੱਕੜ ਸਾੜਦੀ ਵੀ ਨਹੀਂ। ਕਿਉਂਕਿ ਅਗਨ ਸਮਾਨ ਰੂਪ ਵਿਚ ਹੈ ਤੇ ਜਦੋਂ ਵਿਸ਼ੇਸ਼ ਰੂਪ ਵਿਚ ਪ੍ਰਗਟ ਹੋਵੇ ਤਾਂ ਹੀ ਕੰਮ ਸੰਵਾਰਦੀ ਹੈ।

ਇਕ ਪਿਤਾ ਆਪਣੇ ਪੁੱਤਰ ਨੂੰ ਸਮਝ ਰਿਹਾ ਸੀ ਕਿ ਕਾਕਾ ਅੱਗ ਲੱਕੜ ਵਿੱਚੋਂ ਨਿਕਲਦੀ ਹੈ ਅਤੇ ਅੱਗ ਦੇ ਤਿੰਨ ਲੱਛਣ ਹੁੰਦੇ ਹਨ। ਸੇਕ, ਸਾੜਨਾ ਤੇ ਪ੍ਰਕਾਸ਼ ਕਰਨਾ। ਕੁਝ ਸਮੇਂ ਬਾਦ ਹੀ ਉਸਨੇ ਆਪਣੇ ਪੁੱਤਰ ਨੂੰ ਬਾਜ਼ਾਰ ਵਿੱਚੋਂ ਲੱਕੜਾਂ ਮਹੀਦਣ ਲਈ ਭੇਜ ਦਿੱਤਾ। ਕਾਕਾ ਲੱਕੜਾਂ ਵਾਲੀ ਦੁਕਾਨ 'ਤੇ ਜਾ ਕੇ ਜਦ ਲੱਕੜਾਂ ਮਹੀਦਣ ਲੱਗਾ ਤਾਂ ਦੁਕਾਨਦਾਰ ਨੂੰ ਕਿਹਾ ਕਿ ਮੈਨੂੰ ਅੱਗ ਵਾਲੀਆਂ ਲੱਕੜਾਂ ਚਾਹੀਦੀਆਂ ਹਨ। ਦੁਕਾਨ ਵਾਲਾ ਬੜਾ ਹੈਰਾਨ ਹੋਇਆ ਕਿ ਇਹ ਕਿਹਾ ਜਿਹਾ ਗਾਹਕ ਆਇਆ ਹੈ। ਛੋਟਾ ਬੱਚਾ ਸਮਝ ਕੇ ਕਹਿਣ ਲੱਗਾ ਕਿ ਕਾਕਾ ਇਹ ਸਾਰੀਆਂ ਲੱਕੜਾਂ ਅੱਗ ਵਾਲੀਆਂ ਹੀ ਹਨ। ਇਹਨਾਂ ਸਾਰੀਆਂ ਵਿਚ ਅੱਗ ਹੈ। ਤਾਂ ਕਾਕਾ ਕਹਿਣ ਲੱਗਾ ਕਿ ਇਹਨਾਂ ਲੱਕੜਾਂ ਵਿੱਚੋਂ ਅੱਗ ਵਾਲੀ ਕੋਈ ਗੁਣ ਨਜ਼ਰ ਨਹੀਂ ਆਉਂਦਾ। ਨਾ ਇਹਨਾਂ ਲੱਕੜਾਂ ਵਿੱਚ ਸੇਕ ਹੈ, ਨਾ ਪ੍ਰਕਾਸ਼ ਹੈ ਅਤੇ ਨਾ ਹੀ ਇਹ ਦਾਹ ਕਰਨ ਦੀ ਸਮਰੱਥਾ ਰੱਖਦੀਆਂ ਹਨ। ਦੁਕਾਨ ਵਾਲੇ ਨੇ ਸਮਝਾਇਆ ਕਿ ਕਾਕਾ, ਜੇਦੋਂ ਇਹਨਾਂ ਲੱਕੜਾਂ ਨੂੰ ਜਲਾਇਆ ਜਾਵੇਗਾ ਤਦ ਹੀ ਅੱਗ ਪ੍ਰਗਟ ਹੋ ਕੇ ਇਹ ਤਿੰਨੇ ਲੱਛਣ ਪ੍ਰਗਟ ਕਰ ਸਕੇਗੀ। ਅੱਗ ਤਾਂ ਭਾਵੇਂ ਲੱਕੜ ਅੰਦਰ ਮੌਜੂਦ ਹੈ ਪਰ ਪ੍ਰਗਟ ਕਰਨ ਨਾਲ ਹੀ ਅੱਗ ਵਾਲਾ ਕੰਮ ਹੋ ਸਕਦਾ ਹੈ। ਇਵੇਂ ਹੀ ਪਰਮਾਤਮਾ ਦੇ ਪ੍ਰਗਟ ਹੋਣ ਨਾਲ ਹੀ ਆਨੰਦ ਆ ਸਕਦਾ ਹੈ। ਪਰਮਾਤਮਾ ਪਰਮ ਪ੍ਰਕਾਸ਼-ਰੂਪ ਸਭ ਦੇ ਅੰਦਰ ਮੌਜੂਦ ਹੈ ਪਰ ਜਦ ਗੁਰੂ ਰਾਹੀਂ ਪਰਮਾਤਮਾ ਨੂੰ ਜਾਣਿਆ ਜਾਂਦਾ ਹੈ, ਜਦ ਬਿਰਤੀ ਨੂੰ ਅੰਤਰ-ਮੁਖ ਕੀਤਾ ਜਾਂਦਾ ਹੈ, ਜੋ ਪਰਮਾਤਮਾ ਅੰਦਰ ਬੈਠਾ ਸਰੀਰ ਦੇ ਇਕ ਇਕ ਹਿੱਸੇ ਨੂੰ ਜਾਣਨ ਵਾਲਾ ਹੈ, ਤਾਂ ਉਹੀ ਪਰਮਾਤਮਾ ਪਰਮ ਪ੍ਰਕਾਸ਼-ਰੂਪ, ਸਦੀਵੀ

ਜਾਗਦੀ ਜੋਤ ਹੈ। ਭਾਵੇਂ ਸਰੀਰ ਦੇ ਬਾਕੀ ਅੰਗਾਂ ਨੂੰ ਜਾਣਨ ਵਾਲੇ ਮਨ ਤੇ ਬੁੱਧੀ ਹਨ, ਪਰ ਜਿਸ ਪਰਮ ਪ੍ਰਕਾਸ਼ ਨੇ ਮਨ ਤੇ ਬੁੱਧੀ ਨੂੰ ਵੀ ਜਾਣਿਆ ਹੈ, ਉਹੀ ਪਰਮਾਤਮਾ ਹੈ। ਜਿਵੇਂ ਗੁਰੂ ਸਾਹਿਬ ਜੀ ਦਾ ਛੁਰਮਾਨ ਹੈ:

ਕਾਰੇ ਰੇ ਬਨ ਬੇਜਨ ਜਾਣੀ ॥

ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥ ਰਹਾਉ ॥  
ਪੁਹਹ ਮਧਿ ਜਿਉ ਬਾਜੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥  
ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਬੇਜਹੁ ਭਾਈ ॥

(ਧਨਸਰੀ ਮ: ੯, ਪੰਨਾ 684)

ਇਸ ਗੁਰ-ਉਪਦੇਸ਼ ਰਾਹੀਂ ਮਨ ਨੂੰ ਅੰਦਰ ਟਿਕਾ ਕੇ, ਉਸ ਪਰਮ ਜੋਤ ਨਾਲ ਜੁੜ ਕੇ ਹੀ ਪਰਮ ਆਨੰਦ ਪ੍ਰਾਪਤ ਕੀਤਾ ਜਾ ਸਕਦਾ ਹੈ।

ਭਾਵੇਂ ਬਾਹਰ ਦੇ ਪ੍ਰਕਾਸ਼ ਕਰਨ ਵਾਲੇ ਚੰਦਰਮਾ ਤੇ ਸੂਰਜ ਵਿਚ ਵੀ ਇਕ ਪ੍ਰਕਾਸ਼ ਹੈ ਪਰ ਸੂਰਜ ਤੇ ਚੰਦਰਮਾ ਦਾ ਪ੍ਰਕਾਸ਼ ਵੀ ਪਰਮਾਤਮਾ ਤੋਂ ਹੀ ਮਿਲਿਆ ਹੋਇਆ ਪ੍ਰਕਾਸ਼ ਹੈ:

ਚੰਦੁ ਸੂਰਜੁ ਦੁਇ ਜੋਤਿ ਸੁਰਪੁ ॥  
ਜੋਤੀ ਅੰਤਰਿ ਬ੍ਰਾਹਮੁ ਅਨੂਪੁ ॥  
ਕਰੁ ਰੇ ਗਿਆਨੀ ਬ੍ਰਹਮ ਬੀਚਾਰੁ ॥  
ਜੋਤੀ ਅੰਤਰਿ ਧਰਿਆ ਪਸਾਰੁ ॥

(ਰਾਮਕਲੀ ਬਾਣੀ ਕਬੀਰ ਜੀ, ਪੰਨਾ 972)

ਉਸ ਪਰਮਾਤਮਾ ਨੂੰ ਜਾਣਨ ਲਈ ਹੀ ਗੁਰਬਾਣੀ ਪ੍ਰਕਾਸ਼ ਦੀ ਤਰ੍ਹਾਂ ਕੰਮ ਕਰਦੀ ਹੈ:

ਗੁਰਬਾਣੀ ਇਸੁ ਜਗ ਮਹਿ ਚਾਨੁ ਕਰਮਿ ਵਸੈ ਮਨਿ ਆਏ ॥

(ਸਿਰੀਰਾਗ: ੩, ਪੰਨਾ 67)

ਗੁਰਬਾਣੀ ਤੋਂ ਸੋਝੀ ਪ੍ਰਾਪਤ ਕਰਨੀ ਹੈ ਕਿ ਆਪਣਾ ਹਰ ਰੋਜ਼ ਦਾ ਸਮਾਂ ਕਿਵੇਂ ਗੁਜ਼ਾਰਨਾ ਚਾਹੀਦਾ ਹੈ। ਮਨ ਨੂੰ ਕਿਵੇਂ ਵਿਕਾਰਾਂ ਵੱਲੋਂ ਮੌਜ ਕੇ ਸਿਮਰਨ ਰਾਹੀਂ ਚਿੰਤਨ ਵਿਚ ਟਿਕਾਉਣਾ ਹੈ। ਇਸ ਤਰ੍ਹਾਂ ਗੁਰਬਾਣੀ ਦੇ ਉਪਦੇਸ਼ ਨੂੰ ਸਦੀਵੀ ਹਿਰਦੇ ਵਿਚ ਟਿਕਾਇਆ ਹੋਵੇਗਾ ਤਾਂ ਇਸ ਗੁਰਬਾਣੀ ਦੇ ਪ੍ਰਕਾਸ਼ ਨਾਲ ਮਨ ਵਿਚ ਪਰਮਾਤਮਾ ਦੇ ਦਰਸ਼ਨ ਹੋ ਸਕਣਗੇ। ਪਰ ਜੇਕਰ ਗੁਰਬਾਣੀ ਪੜ੍ਹਨ-ਸੁਣਨ ਤਕ ਹੀ ਸੀਮਿਤ ਰੱਖੀ ਅਤੇ ਅਮਲ ਨਾ ਕੀਤਾ ਤਾਂ ਜੀਵਨ ਵਿਚ ਅੰਧੇਰਾ ਹੀ ਮੌਜੂਦ ਰਹੇਗਾ, ਅਗਿਆਨਤਾ ਹੀ ਭਰੀ ਰਹੇਗੀ।

ਇਕ ਸੱਜਣ ਨੇ ਰਾਤ ਦੇ ਸਮੇਂ ਦੂਸਰੇ ਪਿਛ ਕਿਸੇ ਜ਼ਰੂਰੀ ਕੰਮ ਲਈ ਜਾਣਾ ਸੀ। ਰਾਤ ਦਾ ਅੰਧੇਰਾ ਵੇਖ ਕੇ ਸੋਚੀ ਪੈ ਗਿਆ ਕਿ ਬਾਹਰ ਤਾਂ ਅੰਧੇਰਾ ਬਹੁਤ ਹੈ। ਘਰ ਵਾਲੀ ਕਿਹਿਣ ਲੱਗੀ ਕਿ ਇਹ ਲੈਪ ਨਾਲ ਲੈ ਜਾਵੇ। ਤਾਂ ਇਸ ਸੱਜਣ ਨੇ ਲੈਪ ਦਹਿਲੀਜ਼ ਤੇ ਰੱਖ ਕੇ ਪ੍ਰਕਾਸ਼ ਨੂੰ ਮਾਪਣਾ ਸ਼ੁਰੂ ਕਰ ਦਿੱਤਾ ਤੇ ਜਦੋਂ ਪ੍ਰਕਾਸ਼

ਦੀ ਦੂਰੀ ਮਾਪ ਕੇ ਦੇਖੀ ਤਾਂ ਕੋਈ 10 ਫੁਟ ਤਕ ਲੈਪ ਦਾ ਪ੍ਰਕਾਸ਼ ਜਾ ਰਿਹਾ ਸੀ। ਫਿਰ ਸੋਚੀ ਪੈ ਗਿਆ। ਘਰ ਵਾਲੀ ਪੁੱਛਣ ਲੱਗੀ ਕਿ ਹੁਣ ਕੀ ਸੋਚਦੇ ਹੋ? ਅੱਗੋਂ ਕਿਹਿਣ ਲੱਗਾ ਕਿ ਇਹ ਲੈਪ ਮੇਰੇ ਕੰਮ ਦੀ ਨਹੀਂ, ਕਿਉਂਕਿ ਮੈਂ 2 ਮੀਲ ਦੂਰ ਜਾਣਾ ਹੈ ਤੇ ਲੈਪ ਦਾ ਪ੍ਰਕਾਸ਼ ਤਾਂ 10 ਫੁਟ ਤਕ ਹੀ ਜਾਂਦਾ ਹੈ। ਘਰ ਵਾਲੀ ਬੜੀ ਸਿਆਣੀ ਸੀ, ਕਿਹਿਣ ਲੱਗੀ ਕਿ ਇਸ ਲੈਪ ਨੂੰ ਦਰਵਾਜ਼ੇ ਵਿਚ ਹੀ ਰੱਖੋਗੇ ਤਾਂ ਪ੍ਰਕਾਸ਼ 10 ਫੁਟ ਤੋਂ ਵੱਧ ਨਹੀਂ ਜਾ ਸਕਦਾ, ਪਰ ਜੇਕਰ ਨਾਲ ਲੈ ਜਾਉਗੇ ਤਾਂ ਬੇਸ਼ਕ ਸਫਰ 10 ਮੀਲ ਕਰ ਲਵੇ। ਲੈਪ ਨੂੰ ਦਹਿਲੀਜ਼ ਵਿਚ ਰੱਖ ਕੇ ਸਫਰ 'ਤੇ ਨਹੀਂ ਜਾਣਾ, ਲੈਪ ਨੂੰ ਨਾਲ ਲੈ ਕੇ ਸਫਰ 'ਤੇ ਜਾਣਾ ਹੈ।

ਗੁਰਬਾਣੀ ਨੂੰ ਵੀ ਸਿਰਫ਼ ਗੁਰੂ-ਘਰ ਵਿਚ ਬੈਠ ਕੇ ਸੁਣਨ ਤਕ ਹੀ ਸੀਮਿਤ ਨਹੀਂ ਰੱਖਣਾ, ਸਗੋਂ ਗੁਰਬਾਣੀ ਦੇ ਉਪਦੇਸ਼ ਨੂੰ ਹਿਰਦੇ ਵਿਚ ਬਿਠਾ ਕੇ ਜੀਵਨ ਦਾ ਸਫਰ ਕਰਨਾ ਹੈ। ਜਿਸ ਜੀਵਨ ਵਿਚ ਗੁਰਬਾਣੀ ਦੇ ਉਪਦੇਸ਼ ਰਾਹੀਂ ਸਵਾਸ ਸਵਾਸ ਸਿਮਰਨ ਹੋਵੇਗਾ, ਉਸ ਜੀਵਨ ਵਿਚ ਉਜਾਲਾ ਹੀ ਉਜਾਲਾ ਹੋਵੇਗਾ।

ਗੁਰਬਾਣੀ ਹਿਰਦੇ ਵਿਚ ਵਸ ਜਾਵੇ, ਤਾਂ ਜੋ ਮਤ ਅੰਦਰੋਂ ਪੈਦਾ ਹੋਵੇਗੀ, ਉਹੀ ਸਹੀ ਮਤ ਕਹੀ ਜਾ ਸਕੇਗੀ। ਉਹੀ ਠੀਕ ਬੁੱਧੀ ਹੋਵੇਗੀ। ਉਸ ਬੁੱਧੀ ਦੀ ਬਿਰਤੀ (ਸੁਰਤ) ਗਿਆਨ ਵਾਲੀ ਹੋਵੇਗੀ। ਜਿਸ ਮਤ ਵਿਚ ਗੁਰੂ ਦਾ ਗਿਆਨ ਹੋਵੇਗਾ, ਉਹ ਐਸੀ ਗੁਰ-ਮਤ ਦੀ ਸ੍ਰੋਸ਼ਟ ਕਰਣੀ ਹੋਵੇਗੀ।

ਗੁਰੂ ਦੇ ਗਿਆਨ ਰਾਹੀਂ ਹੀ ਹਿਰਦੇ ਵਿੱਚੋਂ ਪਰਮਾਤਮਾ ਦੇ ਅਨੁਭਵ ਰੂਪੀ ਜੋਤ ਪ੍ਰਗਟ ਹੋ ਸਕੇਗੀ। ਭਾਈ ਗੁਰਦਾਸ ਜੀ ਦਾ ਕਥਨ ਹੈ:

ਜੈਸੇ ਤਉ ਬਸਨ ਅੰਗ ਸੰਗ ਮਿਲ ਹੋਇ ਮਲੀਨ,  
ਸਲਿਲ ਸਾਖਨ ਮਿਲ ਨਿਰਮਲ ਹੋਤ ਹੈ ॥  
ਜੈਸੇ ਤਉ ਸਰੋਵਰ ਸਿਵਾਲ ਕੈ ਅਛਾਦਿਓ ਜਲੁ,  
ਝੋਲੀ ਪੀਏ ਨਿਰਮਲ ਦੇਖੀਐ ਅਛੋਤ ਹੈ ॥  
ਜੈਸੇ ਨਿਸ ਅੰਧਕਾਰ ਤਾਰਕਾ ਚਮਤਕਾਰ,  
ਹੋਤ ਉਜੀਅਰੋ ਦਿਨਕਰ ਕੈ ਉਦੋਤ ਹੈ ॥  
ਤੈਸੇ ਮਾਇਆ ਮੋਹ ਭੂਮ ਹੋਤ ਹੈ ਮਲੀਨ ਮਤਿ,  
ਮਚਿਗੁਰ ਗਿਆਨ ਧਿਆਨ ਜਗਮਗ ਜੋਤਿ ਹੈ ॥੩੧੨॥

ਜਿਸ ਤਰ੍ਹਾਂ ਕੱਪੜਾ ਤਨ ਨਾਲ ਲੱਗ ਕੇ ਮੈਲਾ ਹੋ ਜਾਂਦਾ ਹੈ ਪਰ ਸਾਬਣ ਤੇ ਪਾਣੀ ਨਾਲ ਸਾਫ਼ ਕਰ ਲਿਆ ਜਾਂਦਾ ਹੈ। ਸਰੋਵਰ ਦੇ ਪਾਣੀ ਉਪਰ ਜਿਵੇਂ ਜਾਲਾ (ਸਿਬਾਲ) ਆ ਜਾਂਦਾ ਹੈ ਤਾਂ ਪਾਣੀ ਨੂੰ ਢੱਕ ਲੈਂਦਾ ਹੈ ਪਰ ਜਦੋਂ ਉਪਰੋਂ ਜਾਲਾ ਹਿਲਾ ਕੇ ਦੂਰ ਕਰ ਲਿਆ ਜਾਂਦਾ ਹੈ ਤਾਂ ਥੱਲੇ ਸਾਫ਼ ਪਾਣੀ ਨਜ਼ਰ ਆਉਂਦਾ ਹੈ ਤੇ ਪੀ ਲਿਆ ਜਾਂਦਾ ਹੈ। ਰਾਤ ਦੇ ਸਮੇਂ ਅੰਧੇਰੇ ਵਿਚ ਬੜੇ ਤਾਰੇ ਚਮਕਦੇ ਹਨ, ਪਰ ਜਦੋਂ ਸੂਰਜ ਨਿਕਲਦਾ ਹੈ ਤਾਂ ਅੰਧੇਰਾ ਵੀ ਚਲਾ ਜਾਂਦਾ ਹੈ ਤੇ ਤਾਰੇ ਵੀ ਨਹੀਂ ਚਮਕਦੇ। ਤਿਵੇਂ ਹੀ ਮਨੁੱਖ ਦੇ ਅੰਦਰ ਵੀ ਅਗਿਆਨਤਾ ਦੇ ਕਾਰਣ ਇਕ ਐਸਾ ਭੁਲੇਖਾ ਪੈਂਦਾ ਹੈ ਕਿ ਮੋਹ-ਮਮਤਾ ਵਿਚ ਫਸ ਕੇ ਆਪਣੀ ਮਤ ਨੂੰ ਮੈਲੀ ਕਰ ਲੈਂਦਾ ਹੈ। ਮੈਲੀ ਮਤ

ਵਿੱਚੋਂ ਅਨੇਕ ਕਿਸਮ ਦੀਆਂ ਸੋਚਾਂ ਪੈਦਾ ਹੁੰਦੀਆਂ ਹਨ, ਅੰਦਰੋਂ ਬੜੀਆਂ ਚਤੁਰਾਈ ਦੀਆਂ ਗੱਲਾਂ ਨਿਕਲਦੀਆਂ ਹਨ ਪਰ ਇਸ ਸਭ ਕਿਸਮ ਦੀ ਸੁਰਤ ਨਾਲ ਪਰਮਾਤਮਾ ਨਹੀਂ ਦੇਖਿਆ ਜਾ ਸਕਦਾ। ਜਿਵੇਂ ਰਾਤ ਦੇ ਸਮੇਂ ਤਾਰਿਆਂ ਵਿਚ ਪ੍ਰਕਾਸ਼ ਤਾਂ ਨਜ਼ਰ ਆਉਂਦਾ ਹੈ ਪਰ ਤਾਰਿਆਂ ਦਾ ਪ੍ਰਕਾਸ਼ ਸਿਰਫ਼ ਆਪਣੀ ਹੋਂਦ ਨੂੰ ਹੀ ਪ੍ਰਗਟ ਕਰ ਸਕਦਾ ਹੈ, ਕਿਸੇ ਨੂੰ ਪ੍ਰਕਾਸ਼ ਨਹੀਂ ਦੇ ਸਕਦਾ, ਰਾਤ ਦਾ ਅੰਧੇਰਾ ਢੁਰ ਨਹੀਂ ਕਰ ਸਕਦਾ। ਰਾਤ ਦਾ ਅੰਧੇਰਾ ਤਾਂ ਸੂਰਜ ਹੀ ਢੁਰ ਕਰ ਸਕਦਾ ਹੈ। ਤਿਵੇਂ ਹੀ ਆਪਣੀ ਮਤ ਨਾਲ 'ਮੈਂ' ਦੀ ਹੋਂਦ ਤਾਂ ਜ਼ਰੂਰ ਪ੍ਰਗਟ ਕੀਤੀ ਜਾ ਸਕਦੀ ਹੈ, ਪਰ ਪਰਮਾਤਮਾ ਨੂੰ ਦੇਖਿਆ ਨਹੀਂ ਜਾ ਸਕਦਾ। ਪਰਮਾਤਮਾ ਨੂੰ ਦੇਖਣ ਵਾਸਤੇ ਤਾਂ ਸਤਿਗੁਰੂ ਹੀ ਜਗਮਗ ਜੋਤ ਹੈ। ਸਤਿਗੁਰੂ ਰਾਹੀਂ ਅੰਦਰ ਗਿਆਨ ਟਿਕਦਾ ਹੈ ਤੇ ਗਿਆਨ ਜਦੋਂ ਧਿਆਨ ਬਣ ਜਾਂਦਾ ਹੈ, ਤਾਂ ਫਿਰ ਧਿਆਨ ਦੀ ਸੁਰਤ ਹੀ ਇਕ ਪ੍ਰਕਾਸ਼ ਬਣ ਕੇ ਹਿਰਦੇ ਵਿੱਚੋਂ ਵੀ ਤੇ ਬਾਹਰ ਹਰ ਜਗ੍ਹਾ ਚੌਂ ਵੀ, ਪਰਮਾਤਮਾ ਦੇਖ ਸਕਦੀ ਹੈ। ਪਰ ਇਹ ਬੜਾ ਜ਼ਰੂਰੀ ਹੈ ਕਿ ਜੋ ਗਿਆਨ ਗੁਰੂ ਪਾਸੋਂ ਸੁਣਿਆ ਜਾਂਦਾ ਹੈ ਉਸ ਨੂੰ ਮੰਨ ਕੇ ਨਿਧਿਆਸਨ ਕੀਤਾ ਜਾਵੇ ਤੇ ਫਿਰ ਜਾ ਕੇ ਪ੍ਰਤੱਖ ਦਰਸ਼ਨ ਦੀ ਸਟੇਜ਼ 'ਤੇ ਪਹੁੰਚਿਆ ਜਾ ਸਕਦਾ ਹੈ। ਗੁਰੂ ਸਾਹਿਬ ਜੀ ਦੇ ਸੁਣੇ ਉਪਦੇਸ਼ ਦੀਆਂ ਚਾਰ ਸਟੇਜ਼ਾਂ ਹਨ :

1. ਸੂਵਣ ਗਿਆਨ;
2. ਮਨਨ ਗਿਆਨ;
3. ਨਿਧਿਆਸਨ ਗਿਆਨ,
4. ਅਪਰੋਕਸ਼ ਗਿਆਨ।

1. **ਸੂਵਣ ਗਿਆਨ**—ਜੋ ਗੁਰ-ਉਪਦੇਸ਼ ਸਿਰਫ਼ ਸੁਣਨ ਤਕ ਹੀ ਸੀਮਿਤ ਹੈ। ਇਹ ਹਾਲਤ ਇਸ ਤਰ੍ਹਾਂ ਹੈ ਜਿਵੇਂ ਚੁੱਲ੍ਹੇ ਵਿਚ ਬਲਦੀ ਅੱਗ ਹੋਵੇ। ਚੁੱਲ੍ਹੇ ਦੀ ਅਗਨ 'ਤੇ ਜਦੋਂ ਵੀ ਮੀਂਹ ਪੈਂਦਾ ਹੈ ਜਾਂ ਬਾਹਰੋਂ ਪਾਣੀ ਪਾਇਆ ਜਾਂਦਾ ਹੈ, ਉਹ ਬੁਝ ਜਾਂਦੀ ਹੈ। ਤਿਵੇਂ ਹੀ ਸੁਣਦਿਆਂ ਸੁਣਦਿਆਂ ਤਾਂ ਮਨ ਦਾ ਟਿਕਾਉ ਰਹਿੰਦਾ ਹੈ ਪਰ ਜਿਵੇਂ ਹੀ ਬਾਹਰ ਦੇ ਵਾਤਾਵਰਣ ਦੀਆਂ ਗੱਲਾਂ ਕੰਨਾਂ ਵਿਚ ਪੈਂਦੀਆਂ ਹਨ, ਤਿਵੇਂ ਹੀ ਸੁਣੇ ਹੋਏ ਦਾ ਅਸਰ ਆਮ ਤੌਰ 'ਤੇ ਮਤਮ ਹੋ ਜਾਂਦਾ ਹੈ। ਬਾਹਰ ਦੇ ਕਿਸੇ ਵੀ ਢੁਖ ਦੇ ਸਮੇਂ ਤਾਂ ਬਿਲਕੁਲ ਹੀ ਗੁਰਬਾਣੀ ਦੇ ਉਪਦੇਸ਼ ਦਾ ਕੋਈ ਅਸਰ ਨਹੀਂ ਰਹਿੰਦਾ।

2. **ਮਨਨ ਗਿਆਨ**—ਜਦੋਂ ਗੁਰਬਾਣੀ ਦਾ ਉਪਦੇਸ਼ ਸੂਣ ਕੇ ਮੰਨ ਤਾਂ ਲਿਆ ਜਾਂਦਾ ਹੈ ਪਰ ਬਾਰ ਬਾਰ ਉਸ ਦਾ ਅਭਿਆਸ ਨਹੀਂ ਕੀਤਾ ਜਾਂਦਾ। ਮਨਨ ਗਿਆਨ ਦੀ ਹਾਲਤ ਆਕਾਸ਼ ਵਿਚ ਬਿਜਲੀ ਦੀ ਤਰ੍ਹਾਂ ਹੈ। ਜਿਵੇਂ ਬੱਦਲਾਂ ਵਿਚ ਰਹਿੰਦੀ ਬਿਜਲੀ ਕਦੀ ਕਦਾਈਂ ਤਾਂ ਆਪਣੀ ਚਮਕ ਦਿਖਾਈ ਹੈ ਪਰ ਹਮੇਸ਼ਾ ਪ੍ਰਕਾਸ਼ ਨਹੀਂ ਕਰ ਸਕਦੀ, ਤਿਵੇਂ ਹੀ ਕਦੀ ਕਦਾਈਂ ਤਾਂ ਗੁਰਬਾਣੀ ਉਪਦੇਸ਼ ਦੀ ਝਲਕ ਅੰਦਰ ਪੈਦਾ ਹੁੰਦੀ ਹੈ ਪਰ ਸਦੀਵੀ ਅਨੁਭਵ ਪ੍ਰਕਾਸ਼ ਨਹੀਂ ਬਣਦਾ।

3. **ਨਿਧਿਆਸਨ ਗਿਆਨ**—ਜਦੋਂ ਉਪਦੇਸ਼ ਸੂਣ ਕੇ ਮੰਨਿਆ ਜਾਂਦਾ ਹੈ ਤੇ ਫਿਰ ਉਸ ਉਪਦੇਸ਼ ਦਾ ਬਾਰ ਬਾਰ ਅਭਿਆਸ ਵੀ ਕੀਤਾ ਜਾਂਦਾ ਹੈ, ਫਿਰ ਗੁਰ-ਉਪਦੇਸ਼

ਨਾਲ ਮਨ ਦੀ ਪੱਕੀ ਪ੍ਰੀਤ ਹੋ ਜਾਂਦੀ ਹੈ। ਐਸੀ ਹਾਲਤ ਇਸ ਤਰ੍ਹਾਂ ਹੈ ਜਿਵੇਂ ਕਿ ਸਮੁੰਦਰ ਵਿਚ ਬੜਵਾ-ਅਗਨ ਹੁੰਦੀ ਹੈ। (ਪਾਣੀ ਦੇ ਅੰਦਰ ਜੋ ਅਗਨ ਹੈ, ਉਸ ਨੂੰ ਬੜਵਾ-ਅਗਨ ਕਹਿੰਦੇ ਹਨ) ਸਮੁੰਦਰ ਵਿਚ ਭਾਵੇਂ ਰਾਤ ਦਿਨ ਅਨੇਕਾਂ ਨਦੀਆਂ ਦਾ ਜਲ ਪੈਂਦਾ ਰਹਿੰਦਾ ਹੈ ਪਰ ਇਤਨੇ ਜਲ ਪੈਣ ਦੇ ਬਾਵਜੂਦ ਇਹ ਬੜਵਾ-ਅਗਨ ਸੁਰੱਖਿਅਤ ਰਹਿੰਦੀ ਹੈ, ਜਿਵੇਂ :

ਸੁਣਿਆ ਮੰਨਿਆ ਮਨਿ ਕੀਤਾ ਭਾਉ ॥  
ਅੰਡਰਗਤਿ ਤੌਰਥਿ ਮਲਿ ਨਾਉ ॥

(ਜਪੁ ਜੀ, ਪੰਨਾ 4)

ਗੁਰ-ਉਪਦੇਸ਼ ਸੁਣ ਕੇ, ਮੰਨ ਕੇ, ਬਾਰ ਬਾਰ ਅਭਿਆਸ ਕਰਨ ਨਾਲ ਹਿਰਦੇ ਵਿਚ ਦਿੜ੍ਹ ਗਿਆਨ ਹੋ ਜਾਂਦਾ ਹੈ, ਫਿਰ ਭਾਵੇਂ ਬਾਹਰੋਂ ਕਿਤਨੇ ਵੀ ਢੁਖ ਆਵਣ ਜਾਂ ਹੋਰ ਕਿਹੋ ਜਿਹਾ ਵੀ ਬਾਹਰ ਦਾ ਵਾਤਾਵਰਣ ਹੋਵੇ, ਸਿਮਰਨ ਅਭਿਆਸੀ ਆਪਣੀ ਅਵਸਥਾ ਭੁਲਾਇਮਾਨ ਨਹੀਂ ਕਰਦਾ।

4. **ਅਪਰੋਕਸ਼ ਗਿਆਨ**—ਉਪਰ ਵਾਲੀਆਂ ਤਿੰਨ ਸਟੇਜ਼ਾਂ ਵਿੱਚੋਂ ਗੁਜ਼ਰਦਾ ਹੋਇਆ ਇਕ ਦਿਨ ਐਸੀ ਅਵਸਥਾ ਵਿਚ ਪੁੱਜ ਜਾਂਦਾ ਹੈ ਕਿ ਜਿਥੇ ਸਿਰਫ਼ ਪਰਮਾਤਮਾ ਹੀ ਪਰਮਾਤਮਾ ਹੈ। ਸਭ ਦੁਬਿਧਾ ਮਤਮ ਹੋ ਜਾਂਦੀ ਹੈ। ਐਸੇ ਗੁਰਮੁਖ ਦੀ ਅਵਸਥਾ ਇਸ ਤਰ੍ਹਾਂ ਦੀ ਬਣ ਜਾਂਦੀ ਹੈ :

ਆਪਿ ਕਬੈ ਆਪਿ ਸੁਨਨੈਹਾਚੁ ॥  
ਆਪਾਹਿ ਏਕੁ ਆਪਿ ਬਿਸਥਾਚੁ ॥

(ਗਊੜੀ ਸੁਖਮਨੀ ਮ: ੫, ਪੰਨਾ 292)

ਜਿਵੇਂ ਸੰਪੂਰਨ ਸੰਸਾਰ ਦੇ ਵਿਨਾਸ਼ ਸਮੇਂ (ਪ੍ਰਲਯ ਸਮੇਂ) ਜੋ ਅਗਨ ਲੱਗਦੀ ਹੈ, ਉਹ ਸਭ ਨੂੰ ਸਾੜ ਕੇ ਆਪ ਵੀ ਲੀਨ ਹੋ ਜਾਂਦੀ ਹੈ, ਤਿਵੇਂ ਹੀ ਇਸ ਸਟੇਜ਼ 'ਤੇ ਪੁੱਜ ਕੇ ਮੈਂ-ਤੂੰ ਦੀ ਸੰਪੂਰਨ ਭਾਵਨਾ ਸਮਾਪਤ ਹੋ ਜਾਂਦੀ ਹੈ। ਸਿਰਫ਼ ਪ੍ਰਕਾਸ਼ ਦੀ ਅਵਸਥਾ ਰਹਿ ਜਾਂਦੀ ਹੈ। ਇਥੇ ਆ ਕੇ ਗੁਰੂ ਦਾ ਗਿਆਨ, ਆਪਣੀ ਮਤ ਤੇ ਪਰਮਾਤਮਾ, ਇਹ ਤਿੰਨੇ ਅਲੱਗ ਅਲੱਗ ਨਹੀਂ ਰਹਿ ਜਾਂਦੇ, ਸਗੋਂ ਤਿੰਨੇ ਇਕ ਹੋ ਜਾਂਦੇ ਹਨ। ਇਸ ਨੂੰ ਢੂਜੇ ਸਬਦਾਂ ਵਿਚ ਇਹ ਵੀ ਕਿਹਾ ਜਾ ਸਕਦਾ ਹੈ ਕਿ ਗਿਆਤਾ, ਗਿਆਨ ਤੇ ਗੋਝ ਇਕ ਹੋ ਜਾਂਦਾ ਹੈ। ਇਹੀ ਜੀਵਨ ਪਰਮ ਪ੍ਰਕਾਸ਼ ਹੈ।

ਅੰਧੇਰੇ ਤੇ ਚਾਨਣ ਦੋਹਾਂ ਦਾ ਕਰਤਾ ਪ੍ਰਭੂ ਹੈ, ਇਸ ਗੱਲ ਨੂੰ ਜਾਣਨਾ ਹੀ ਪਰਮ ਪ੍ਰਕਾਸ਼ ਦੀ ਅਵਸਥਾ ਹੈ :

ਅੰਘੇਰਾ ਚਾਨਣੁ ਆਪੇ ਕੀਆ ॥ ਏਕੈ ਵਰਤੇ ਅਵਰੁ ਨ ਬੀਆ ॥

(ਰਾਗ ਮਾਰੂ ਸੋਲਰੇ ਮਹਲਾ ੩, ਪੰਨਾ 1056)

ਪ੍ਰਭੂ ਜੀ ਕਿਰਪਾ ਕਰਨ ਤਾਂ ਜੋ ਗੁਰੂ ਦੀ ਮਤ ਅਨੁਸਾਰ ਅਸੀਂ ਜਾਣ ਸਕੀਏ ਕਿ ਅਗਿਆਨਤਾ ਹੀ ਅੰਧੇਰਾ ਹੈ ਅਤੇ ਗਿਆਨ ਹੀ ਪ੍ਰਕਾਸ਼ ਹੈ।

## ਨਕਲੀ ਮੰਗਤਾ ਤੇ ਅਸਲੀ ਮੰਗਤਾ

ਆਮ ਤੌਰ 'ਤੇ ਦੁਨੀਆ ਵਿਚ ਮੰਗਤੇ ਮਿਲਦੇ ਹਨ ਤੇ ਭਾਰਤ ਵਿਚ ਮੰਗਤਿਆਂ ਦੀ ਕਾਫ਼ੀ ਭਰਮਾਰ ਹੈ। ਜਿੱਥੇ ਕਿਤੇ ਮੰਗਤਾ ਨਜ਼ਰ ਆਏ, ਲੋਕਾਂ ਦੀ ਨਜ਼ਰ ਵਿਚ ਉਸ ਦੀ ਕੋਈ ਕਦਰ ਨਹੀਂ ਹੁੰਦੀ। ਮੰਗਤੇ ਨੂੰ ਕਦੀ ਕਿਸੇ ਨੇ ਸ਼ਾਬਦਿਕ ਨਹੀਂ ਦਿੱਤੀ, ਸਗੋਂ ਆਮ ਲੋਕ ਲਾਹਨਤਾਂ ਹੀ ਪਾਉਂਦੇ ਹਨ। ਗੁਰੂ ਸਾਹਿਬ ਜੀ ਦਾ ਛੁਰਮਾਨ ਹੈ:

ਲੋਕ ਧਿਕਰੁ ਕਰੈ ਮੰਗਤ ਜਨ ਮਾਗਤ ਮਾਨੁ ਨ ਪਾਇਆ॥

(ਰਾਮਕਲੀ ਮ: ੧, ਪੰਨਾ 878)

ਮੰਗਣ ਵਾਲਾ ਪੈਸੇ ਇਕੱਠੇ ਕਰ ਸਕਦਾ ਹੈ, ਆਟਾ ਇਕੱਠਾ ਕਰ ਕੇ ਲਿਆ ਸਕਦਾ ਹੈ ਤੇ ਹੋਰ ਸਾਮਾਨ ਵੀ ਇਕੱਠਾ ਕਰ ਸਕਦਾ ਹੈ ਪਰ ਆਦਰ ਨਹੀਂ ਪ੍ਰਾਪਤ ਕਰ ਸਕਦਾ। ਜਿਥੇ ਆਮ ਦੁਨੀਆ ਦੀ ਨਜ਼ਰ ਵਿਚ ਮੰਗਤੇ ਦੀ ਕੋਈ ਕਦਰ ਨਹੀਂ, ਉਥੇ ਧਰਮ ਦੀ ਦੁਨੀਆ ਵਿਚ ਵੀ ਮੰਗਤੇ ਦੀ ਕੋਈ ਕਦਰ ਨਹੀਂ। ਕਈ ਤਾਂ ਉਹ ਮੰਗਤੇ ਹਨ ਜੋ ਬਾਹਰੋਂ ਸਪਸ਼ਟ ਤੌਰ 'ਤੇ ਮੰਗਤੇ ਨਜ਼ਰ ਆਉਂਦੇ ਹਨ। ਕਈ ਐਸੇ ਮੰਗਤੇ ਹਨ ਜੋ ਬਾਹਰੋਂ ਦਾਤੇ ਨਜ਼ਰ ਆਉਂਦੇ ਹਨ ਪਰ ਅੰਦਰੋਂ ਬੜੀਆਂ ਮੰਗਾਂ ਹਨ। ਬਾਹਰੋਂ ਦਾਨ ਦੇਂਦੇ ਨਜ਼ਰ ਆਉਂਦੇ ਹਨ, ਪਰ ਦਾਨ ਦੇ ਬਦਲੇ ਬਹੁਤ ਪਦਾਰਥਾਂ ਦੀ ਪ੍ਰਾਪਤੀ ਦੀ ਚਾਹ ਹੈ। ਕਈ ਤਾਂ ਐਸੇ ਵੀ ਹਨ ਕਿ ਹੇਰਾ-ਫੇਰੀ ਕਰ ਕੇ, ਦੂਜਿਆਂ ਦਾ ਹੱਕ ਖੋ ਕੇ ਬਹੁਤ ਪੈਸਾ ਇਕੱਠਾ ਕਰ ਲੈਂਦੇ ਹਨ ਤੇ ਉਸ ਵਿੱਚੋਂ ਥੋੜਾ ਬਹੁਤ ਦਾਨ ਦੇ ਕੇ ਧਰਮਾਤਮਾ ਬਣਨ ਦੀ ਕੋਸ਼ਿਸ਼ ਕਰਦੇ ਹਨ। ਜਿਵੇਂ ਕਿ ਗੁਰੂ ਸਾਹਿਬ ਦਾ ਕਥਨ ਹੈ:

ਸਤੀ ਪਾਪੁ ਕਰਿ ਸਤੁ ਕਮਾਹਿ ॥

(ਵਾਰ ਰਾਮਕਲੀ, ਮ: ੧, ਪੰਨਾ 951)

ਇਕ ਹੋਰ ਵਿਦਵਾਨ ਦਾ ਕਥਨ ਹੈ:

ਅਹਿਰਣ ਦੀ ਚੋਗੀ ਕਰੇ, ਸੂਈ ਦਾ ਕਰੇ ਦਾਨ /  
ਕੌਠੇ ਚੜ੍ਹ ਕੇ ਦੇਖਦਾ, ਕਦ ਆਉਂਦੇ ਬਿਬਾਣ ।

ਇਸ ਤਰ੍ਹਾਂ ਕਰਨ ਨਾਲ ਤਾਂ ਨਾ ਕੋਈ ਧਰਮਾਤਮਾ ਬਣ ਸਕਦਾ ਹੈ ਨਾ ਕੋਈ ਦਾਨੀ। ਸਿੱਧੇ ਤੌਰ 'ਤੇ ਦਿਸਣ ਵਾਲਾ ਮੰਗਤਾ ਤਾਂ ਮੂੰਹਂ ਆਵਾਜ਼ ਦੇ ਕੇ ਮੰਗ ਰਿਹਾ ਹੈ, ਪਰ ਬਾਹਰੋਂ ਦਾਨੀ ਦਿਸਣ ਵਾਲਾ ਮੰਗਤਾ, ਹੱਥੋਂ ਪੈਸੇ ਦਾਨ ਕਰ ਕੇ ਹੋਰ ਪੈਸੇ ਮੰਗ ਰਿਹਾ ਹੈ। ਛਰਕ ਸਿਰਫ ਇਤਨਾ ਹੈ ਕਿ ਇਕ ਦੇ ਕੱਪੜੇ ਮੰਗਤਿਆਂ ਵਾਲੇ ਹਨ ਤੇ ਦੂਜੇ ਦੇ ਮਨ ਦੇ ਵਿਚਾਰ ਮੰਗਤੇ ਵਾਲੇ ਹਨ। ਪਰ ਇਨ੍ਹਾਂ ਦੋਵੇਂ ਕਿਸਮ ਦੇ ਮੰਗਤਿਆਂ

ਨੂੰ ਨਕਲੀ ਮੰਗਤਾ ਹੀ ਕਿਹਾ ਜਾ ਸਕਦਾ ਹੈ। ਜੋ ਨਕਲੀ ਚੀਜ਼ਾਂ ਦੀ ਮੰਗ ਕਰੇ, ਬਿਨਸ ਜਾਣ ਵਾਲੀਆਂ ਚੀਜ਼ਾਂ ਦੀ ਮੰਗ ਕਰੇ, ਉਹ ਨਕਲੀ ਮੰਗਤਾ ਹੈ। ਜੋ ਅਸਲੀ ਚੀਜ਼ ਦੀ ਮੰਗ ਕਰੇ, ਉਹੀ ਅਸਲੀ ਮੰਗਤਾ ਹੈ। ਜਦੋਂ ਝੂਠੀਆਂ ਚੀਜ਼ਾਂ ਸੱਚੀਆਂ ਨਜ਼ਰ ਆਉਂਦੀਆਂ ਹਨ ਤਾਂ ਮਨੁੱਖ ਦੀ ਦੌੜ ਝੂਠੇ ਸੰਸਾਰ ਦੀ ਤਰਫ ਹੋ ਜਾਂਦੀ ਹੈ। ਮਨ ਵਿਚ ਪ੍ਰਾਪਤੀ ਲਈ ਤਰੰਗ ਉਠਦੇ ਹਨ। ਉਮੰਗ ਵਧਦੀ ਜਾਂਦੀ ਹੈ। ਪਰ ਉਹ ਅੱਗੇ ਹੀ ਤ੍ਰਿਸ਼ਨਾ ਦੇ ਕਾਰਨ ਭੁੱਖੇ ਹੁੰਦੇ ਹਨ।

ਜਿਵੇਂ ਕਿ ਇਕ ਕਥਾ ਹੈ—ਇਕ ਮੰਗਤਾ ਘਰੋਂ ਮੰਗਣ ਲਈ ਚੱਲਿਆ। ਅੱਜ ਉਹ ਪਹਿਲੀ ਵਾਰੀ ਮੰਗਣ ਲਈ ਨਿਕਲਿਆ ਸੀ। ਬੜੇ ਵੱਡੇ ਵੱਡੇ ਅਮੀਰਾਂ ਦੇ ਘਰਾਂ ਅੱਗੋਂ ਗੁਜ਼ਰਦਾ ਗਿਆ ਪਰ ਹੌਸਲਾ ਨਾ ਪਿਆ ਕਿ ਕਿਸੇ ਵੱਡੇ ਅਮੀਰ ਦਾ ਦਰਵਾਜ਼ਾ ਖੜਕਾਵੇ। ਅਖੀਰ ਇਕ ਗਰੀਬ ਜਿਹੇ ਆਦਮੀ ਦਾ ਘਰ ਤੱਕ ਕੇ ਉਸ ਦਾ ਦਰਵਾਜ਼ਾ ਆ ਖੜਕਾਇਆ। ਪਰ ਜਿਸ ਦਾ ਦਰਵਾਜ਼ਾ ਖੜਕਾਇਆ ਸੀ, ਉਹ ਵੀ ਅੱਗੋਂ ਮੰਗਤਾ ਹੀ ਸੀ। ਬੜੀ ਅਜੀਬ ਗੱਲ ਹੋਈ ਕਿ ਅੱਜ ਮੰਗਤਾ, ਮੰਗਤੇ ਦੇ ਘਰੋਂ ਹੀ ਮੰਗਣ ਆਇਆ ਹੈ। ਪਰ ਜਿਸ ਮੰਗਤੇ ਦੇ ਘਰ ਦਾ ਦਰਵਾਜ਼ਾ ਖੜਕਾਇਆ, ਉਹ ਮੰਗਤਾ ਸੋਚਦਾ ਹੈ ਕਿ ਅੱਜ ਸ਼ਾਇਦ ਕੋਈ ਦਾਨੀ ਕੁਝ ਦੇਣ ਲਈ ਆਇਆ ਹੈ, ਇਸ ਸਮੇਂ ਅੱਗੇ ਵੀ ਕਈ ਵਾਰੀ ਕੁਝ ਦਾਨੀ ਆ ਕੇ ਦੇ ਜਾਂਦੇ ਰਹੇ ਹਨ। ਇਸ ਸੋਚ ਨਾਲ ਅੰਦਰਲੇ ਮੰਗਤੇ ਨੇ ਹੱਥ ਵਿਚ ਪਾਲੀ ਬਰਤਨ ਲੈ ਕੇ ਕੁਝ ਲੈਣ ਲਈ ਜਲਦੀ ਜਲਦੀ ਆ ਦਰਵਾਜ਼ਾ ਖੋਲ੍ਹਿਆ। ਪਰ ਜਦੋਂ ਤੱਕਿਆ ਕਿ ਅੱਗੋਂ ਵੀ ਮੰਗਤਾ ਹੀ ਹੈ ਤਾਂ ਕਹਿਣ ਲੱਗਾ ਕਿ ਤੂੰ ਇਥੇ ਕੀ ਕਰਨ ਆਇਆ ਹੈ, ਮੈਂ ਤਾਂ ਖੁਦ ਮੰਗਤਾ ਹਾਂ! ਅੱਛਾ! ਬੈਰ, ਕੋਈ ਗੱਲ ਨਹੀਂ, ਜਗ ਰੁਕ। ਇਹ ਆਖ ਕੇ ਉਹਨੇ ਮੰਗਣ ਆਏ ਮੰਗਤੇ ਦਾ ਬਰਤਨ ਹੱਥ ਵਿਚ ਫਿਲਿਆ ਤੇ ਕਹਿਣ ਲੱਗਾ ਕਿ ਚੱਲ ਆ ਮੇਰੇ ਨਾਲ, ਮੈਂ ਤੈਨੂੰ ਵੀ ਤੇ ਮੈਨੂੰ ਵੀ ਕੁਝ ਮਿਲੇ।

ਸੋ, ਮੈਂ ਇਤਨੀ ਅਰਜ਼ ਕਰਾਂ ਕਿ ਮੰਗਤੇ ਨੂੰ ਤਾਂ ਹੀ ਕੁਝ ਮਿਲ ਸਕਦਾ ਹੈ ਜੇਕਰ ਉਹ ਕਿਸੇ ਦਾਨੀ ਪਾਸ ਜਾਏਗਾ। ਮੰਗਤੇ ਦੇ ਘਰੋਂ ਮੰਗਤੇ ਨੂੰ ਕੀ ਮਿਲੇਗਾ! ਇਸੇ ਤਰ੍ਹਾਂ ਹੀ ਉਸ ਦਾਤੇ ਪਾਸੋਂ ਤਾਂ ਮੰਗਿਏ ਜੋ ਸਭ ਨੂੰ ਦੇ ਰਿਹਾ ਹੈ, ਪਰ ਜਿਹੜੇ ਖੁਦ ਹੀ ਮੰਗ ਰਹੇ ਹਨ, ਉਹਨਾਂ ਪਾਸੋਂ ਮੰਗਣ ਨਾਲ ਤ੍ਰਿਪਤੀ ਨਹੀਂ ਹੋ ਸਕੇਗੀ। ਜਿਵੇਂ ਕਿ ਗੁਰੂ ਸਾਹਿਬ ਜੀ ਦਾ ਛੁਰਮਾਨ ਹੈ:

ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥੁ ਰਜਿ ਖਾਏ ॥

(ਵਾਰ ਗਊੜੀ ਮ: ੪, ਪੰਨਾ 306)

ਮਨੁੱਖ ਰੱਜ ਸਕਦਾ ਹੈ ਜੇ ਪਰਮਾਤਮਾ ਪਾਸ ਜਾਚਨਾ ਕਰੇ :

ਤੂੰ ਭੰਨਣ ਘੜਣ ਸਮਰਥ ਦਾਤਾਰੁ ਹਹਿ,

ਤੁਧੁ ਅਗੇ ਮੰਗਣ ਨੋ ਹਥ ਜੋਕਿ ਖਲੀ ਸਭ ਹੋਈ ॥

ਤੁਧੁ ਜੇਵਡੁ ਦਾਤਾਰੁ ਮੈਂ ਕੋਈ ਨਦਰਿ ਨ ਆਵਈ,

ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਤੰਡੀ ਪਾਤਾਲੀ ਪੁਰਈ ਸਭ ਲੋਈ ॥

(ਬਿਹਾਗੜੇ ਕੀ ਵਾਕੇ ਮ: ੪, ਪੰਨਾ 549)

ਜੋ ਦਾਤਾ ਸਭ ਸੰਸਾਰ ਨੂੰ ਦੇ ਰਿਹਾ ਹੈ, ਮੈਂ ਵੀ ਉਸ ਦਾਤੇ ਪਾਸੋਂ ਹੀ ਜਾਚਨਾ ਕਰਦਾ ਹਾਂ, ਕਿਉਂਕਿ ਮੈਨੂੰ ਉਸ ਦਾਤੇ ਵਰਗਾ ਹੋਰ ਕੋਈ ਨਜ਼ਰ ਹੀ ਨਹੀਂ ਆ ਰਿਹਾ।

ਇਥੇ ਇਤਨੀ ਗੱਲ ਜ਼ਰੂਰ ਧਿਆਨ ਵਿਚ ਰੱਖਣੀ ਹੈ ਕਿ ਅਸੀਂ ਉਸ ਵਾਹਿਗੁਰੂ ਪਰਮਾਤਮਾ ਨੂੰ ਕੁਝ ਦੇ ਨਹੀਂ ਸਕਦੇ ਸਗੋਂ ਉਸ ਪਾਸੋਂ ਲੈ ਰਹੇ ਹਾਂ। ਜਦੋਂ ਕਦੀ ਬੇਸ਼ਮਝ ਕਹਿੰਦੇ ਹਨ ਕਿ ਦਾਨ ਦਿੱਤਾ ਹੈ। ਦਾਨ ਦੇ ਅਰਥ ਹੁੰਦੇ ਹਨ—ਦੇਣ ਵਾਲਾ ਦਾਤਾ ਤੇ ਲੈਣ ਵਾਲਾ ਭਿਖਾਰੀ। ਜੇਕਰ ਅਸੀਂ ਦਾਨ ਦੇ ਰਹੇ ਹੋਵਾਂਗੇ ਤਾਂ ਦਾਤੇ ਹੋਵਾਂਗੇ ਤੇ ਜਿਸ ਨੂੰ ਦਾਨ ਦੇ ਰਹੇ ਹਾਂ ਉਹ ਭਿਖਾਰੀ ਹੋਵੇਗਾ। ਕੀ ਸਾਡੇ ਗੁਰਦੁਆਰੇ ਜਾਂ ਮੰਦਰ ਸਾਡੇ ਪਾਸੋਂ ਜਾਚਨਾ ਕਰ ਰਹੇ ਹਨ ਤੇ ਅਸੀਂ ਦਾਨ ਦੇ ਕੇ ਉਹਨਾਂ ਨੂੰ ਚਲਾ ਰਹੇ ਹਾਂ ? ਇਹ ਸੋਚਣੀ ਬਹੁਤ ਹੀ ਵੱਡੀ ਭੁੱਲ ਹੈ। ਇਸ ਤੋਂ ਉਲਟ ਅਸੀਂ ਤਾਂ ਪਰਮਾਤਮਾ ਪਾਸੋਂ ਇਹ ਸਭ ਕੁਝ ਪ੍ਰਾਪਤ ਕੀਤਾ ਹੈ। ਇਹ ਤਨ ਪਰਮਾਤਮਾ ਨੇ ਬਿਨਾ ਕੀਮਤ ਤੋਂ ਦਿੱਤਾ ਹੈ। ਮਾਤਾ ਪਿਤਾ ਦਿੱਤੇ, ਹੋਰ ਸੰਬੰਧੀ ਦਿੱਤੇ, ਤੇ ਬਾਕੀ ਸਭ ਸਾਜ਼ੇ-ਸਾਮਾਨ ਦਿੱਤਾ। ਇਤਨਾ ਦਾਨ ਪਰਮਾਤਮਾ ਨੇ ਸਾਨੂੰ ਦਿੱਤਾ, ਤੇ ਪਰਮਾਤਮਾ ਦੇ ਦਿੱਤੇ ਦਾਨ ਵਿੱਚੋਂ ਅਸੀਂ ਜੋ ਕੁਝ ਵੀ ਕਿਸੇ ਧਾਰਮਕ ਜਗ੍ਹਾ ਤੇ ਦੇਵਾਂਗੇ, ਉਹ ਦਾਨ ਨਹੀਂ ਹੋਵੇਗਾ, ਸਗੋਂ ਭੇਟਾ ਹੋਵੇਗੀ। ਜਿਵੇਂ ਕਿ ਬਾਦਸ਼ਾਹ ਨੂੰ ਜੋ ਦਿੱਤਾ ਜਾਂਦਾ ਹੈ, ਉਹ ਚੀਜ਼ ਨਜ਼ਰਾਨਾ, ਭੇਟ ਤਾਂ ਹੋ ਸਕਦੀ ਹੈ, ਪਰ ਦਾਨ ਨਹੀਂ ਹੋ ਸਕਦੀ।

ਭੇਟਾ ਦੇਣ ਵਿਚ ਨਿਮਰਤਾ ਹੋਵੇਗੀ, ਦਾਨ ਦੇਣ ਵਿਚ ਅਹੰਕਾਰ ਹੋਵੇਗਾ। ਭੇਟਾ ਦੇਣ ਵਿਚ ਮਨ ਸ਼ੁੱਧ ਹੋਵੇਗਾ, ਦਾਨ ਦੇਣ ਵਿਚ ਮਨ ਮੈਲਾ ਹੋਵੇਗਾ।

ਜੇਕਰ ਕੋਈ ਦਸਵੰਧ ਵੀ ਕੱਢਦਾ ਹੈ ਤਾਂ ਅੰਦਰ ਇਹ ਭਾਵ ਵੀ ਨਹੀਂ ਰੱਖਣਾ ਚਾਹੀਦਾ ਕਿ ਮੈਂ ਦਸਵਾਂ ਹਿੱਸਾ ਗੁਰੂ ਨੂੰ ਦੇ ਰਿਹਾ ਹਾਂ। ਸਗੋਂ ਇਹ ਭਾਵ ਚਾਹੀਦੇ ਹਨ ਕਿ ਮੈਂ ਜੋ ਪ੍ਰਾਪਤ ਕੀਤਾ ਸੀ, ਉਸ ਵਿੱਚੋਂ ਅਜੇ 90 ਪ੍ਰਤੀਸ਼ਤ ਮੇਰੇ ਕੋਲ ਹੈ, ਅਜੇ ਮੈਂ ਦੇਣਦਾਰ ਹਾਂ। ਆਪਣੇ ਅੰਦਰ ਅਹੰਕਾਰ ਕਿਵੇਂ ਪੈਦਾ ਨਹੀਂ ਹੋਣ ਦੇਣਾ, ਇਸ ਸੰਬੰਧ ਵਿਚ ਇਕ ਇਤਿਹਾਸਕ ਪ੍ਰਸੰਗ ਹੈ—ਇਕ ਵਾਰੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਗੜ੍ਹਸ਼ੰਕਰ ਦੇ ਕਿਲੇ ਨੂੰ ਜਿੱਤਣ ਲਈ ਡੌਜ ਲੈ ਕੇ ਚੜ੍ਹਾਈ ਕੀਤੀ ਤਾਂ ਰਸਤੇ ਵਿਚ ਭਾਈ ਅੱਡਣ ਸ਼ਾਹੀ ਸੰਪ੍ਰਦਾਇ ਦੇ ਗੁਰਦੁਆਰੇ ਦੇ ਭਾਈ ਸਾਹਿਬ ਨੂੰ ਕਿਹਾ ਕਿ ਆਪ ਜੀ ਅਰਦਾਸ ਕਰੋ ਕਿ ਅਸੀਂ ਛਤਹਿ ਹਾਸਲ ਕਰ ਸਕੀਏ। ਪਰਮਾਤਮਾ ਨੇ ਜਿੱਤ ਬਖਸ਼ੀ। ਵਾਪਸ ਮੁੜਨ ਵੇਲੇ ਫਿਰ ਮਹਾਰਾਜਾ ਰਣਜੀਤ ਸਿੰਘ ਜੀ ਗੁਰਦੁਆਰੇ ਰਾਏ, ਮੱਥਾ ਟੇਕਿਆ ਤੇ ਕਹਿਣ ਲੱਗੇ ਕਿ ਭਾਈ ਸਾਹਿਬ ਜੀ, ਤੁਹਾਡੇ ਨਾਮ ਮੈਂ ਜਾਰੀਰ ਲਗਵਾ ਦਿਆਂ ? ਤਾਂ ਭਾਈ ਸਾਹਿਬ ਜੀ ਨੇ, ਨਿਰਭੈ ਤੇ ਨਿਰਲੋਭੀ ਜੀਵਨ ਵਾਲਿਆਂ ਵਾਂਗ ਕਿਹਾ ਕਿ ‘ਐ ਰਣਜੀਤ ਸਿੰਘਾ ! ਜਾਂਦੀ ਵਾਰੀ ਤਾਂ ਮੰਗਤਾ ਸੈਂ, ਹੁਣ ਦਾਤਾ ਕਿਥੋਂ ਬਣ ਆਇਐਂ ?’

ਐਸੀ ਚੋਟ ਕਿਤੇ ਹਰ ਇਕ ਨੂੰ ਲੱਗ ਜਾਏ ਤਾਂ ਅੰਦਰੋਂ ਕਦੀ ਵੀ ਦਾਤਾ-ਪਨ ਦੀ ਭਾਵਨਾ ਪੈਦਾ ਨਹੀਂ ਹੋਵੇਗੀ।

ਅਸੀਂ ਦਾਤਾ ਨਹੀਂ ਬਣਨਾ ਪਰ ਨਕਲੀ ਮੰਗਤੇ ਵੀ ਨਹੀਂ ਬਣਨਾ, ਮੰਗਣਾ

ਤਾਂ ਹੈ ਪਰ ਕੀ ਮੰਗਣਾ ਹੈ ?, ਇਹ ਮੰਗਣ ਦੀ ਸੋਝੀ ਗੁਰਬਾਣੀ ਵਿੱਚੋਂ ਮਿਲਦੀ ਹੈ :  
ਮਾਗਾਨਿ ਮਾਗ ਤ ਏਕਹਿ ਮਾਗ ॥

ਨਾਨਕ ਜਾ ਤੇ ਪਰਹਿ ਪਰਾਗ ॥

(ਗਊੜੀ ਬਾਵਨ ਅਖਰੀ ਮਹਲਾ 4, ਪੰਨਾ 258)

ਮੰਗਣਾ ਹੀ ਹੈ ਤਾਂ ਵਾਹਿਗੁਰੂ ਦੀ ਪ੍ਰਾਪਤੀ ਦੀ ਮੰਗ ਕਰ। ਹੋਰ ਚੀਜ਼ਾਂ ਦੀ ਕੀ ਮੰਗ ਕਰਨੀ ਹੈ ਜਿਸ ਨਾਲ ਤ੍ਰਿਪਤੀ ਨਹੀਂ ਮਿਲਦੀ, ਜਿਸ ਨਾਲ ਸੁਖ ਨਹੀਂ ਮਿਲਦਾ।

ਜਾਉ ਮਾਗਹਿ ਤਉ ਮਾਗਹਿ ਬੀਆ ॥

ਜਾ ਤੇ ਕੁਸਲ ਨ ਕਾਹੂ ਬੀਆ ॥

(ਗਊੜੀ ਮ: 4, ਪੰਨਾ 258)

ਜਦੋਂ ਬੰਦੇ ਦੀ ਮਾਂਗਤ-ਬਿਰਤੀ ਬਣ ਜਾਂਦੀ ਹੈ ਤਾਂ ਹਰ ਵੇਲੇ ਮੰਗਣ ਦੀ ਤਰਫ ਹੀ ਧਿਆਨ ਲੱਗਾ ਰਹਿੰਦਾ ਹੈ। ਭਾਵੇਂ ਤ੍ਰਿਪਤੀ ਨਹੀਂ ਮਿਲਦੀ, ਪਰ ਮੰਗ ਜਾਰੀ ਹੈ। ਜਿਵੇਂ ਕੋਈ ਘਰ ਘਰ ਜਾ ਕੇ ਰੋਟੀ ਮੰਗ ਰਿਹਾ ਹੈ, ਪਰ :

ਮਾਗਹਿ ਟੁਕ੍ਰਾ ਤ੍ਰਿਪਤਿ ਨ ਪਾਵੈ ॥

ਨਾਥੁ ਛੋਡਿ ਜਾਚਹਿ ਲਾਜ ਨ ਆਵੈ ॥

(ਰਾਮਕਲੀ ਮ: 4, ਪੰਨਾ 886)

ਫਿਰ ਐਸੇ ਮੰਗਣ ਦਾ ਕੀ ਛਾਇਦਾ, ਜਿਸ ਨਾਲ ਭੁੱਖੇ ਹੀ ਰਹਿਣਾ ਹੈ ਜਾਂ ਪ੍ਰਾਪਤ ਕੀਤੀ ਹੋਈ ਚੀਜ਼ ਨੇ ਰਹਿਣਾ ਨਹੀਂ, ਉਸ ਨੂੰ ਮੰਗਣਾ ਹੀ ਕਿਉਂ ਹੈ ?

ਕਿਆ ਮਾਂਗਉ ਕਿਛੁ ਬਿਚੁ ਨਾਹੀ ॥

ਰਾਮ ਨਾਮ ਰਖੁ ਮਨ ਮਾਹੀ ॥

(ਧਨਾਸਰੀ ਕਬੀਰ ਜੀ, ਪੰਨਾ 692)

ਮੰਗਣਾ ਹੈ ਤਾਂ ਸਿਰਫ ਪ੍ਰਭੂ ਦਾ ਨਾਮ :

ਮੰਗਣਾ ਤ ਸਚੁ ਇਚੁ ਜਿਸੁ ਦੇਵੈ ਆਪਿ ॥

ਜਿਤੁ ਖਾਂਧੈ ਮਨੁ ਤ੍ਰਿਪਤੀਐ ਨਾਨਕ ਸਾਹਿਬ ਦਰਤਿ ॥

(ਗਊੜੀ ਵਾਰ ਮ: 4, ਪੰਨਾ 321)

ਪ੍ਰਭੂ ਦਾ ਨਾਮ ਪ੍ਰਾਪਤ ਕਰਨ ਲਈ ਪ੍ਰਭੂ ਦੇ ਦਰ 'ਤੇ ਹੀ ਜਾਣਾ ਪੈਂਦਾ ਹੈ। ਇਹ ਦਾਤ ਕਿਸੇ ਹੋਰ ਪਾਸੋਂ ਪ੍ਰਾਪਤ ਨਹੀਂ ਕੀਤੀ ਜਾ ਸਕਦੀ।

ਮਾਗਉ ਕਾਹਿ ਰੰਕ ਸਭ ਦੇਖਉ ਭੁਮ੍ਹੀ ਤੇ ਮੇਰੋ ਨਿਸਤਾਰੁ ॥

(ਬਿਲਾਵਲੁ ਕਬੀਰ ਜੀ, ਪੰਨਾ 856)

ਸਾਰਾ ਸੰਸਾਰ ਤਾਂ ਮੰਗਤਾ ਹੈ, ਮੈਨੂੰ ਨਾਮ ਦੀ ਦਾਤ ਦੇ ਕੇ ਮੇਰਾ ਪਾਰ-ਉਤਾਰਾ ਤੂੰ ਨਿਰਕਾਰ ਹੀ ਕਰ ਸਕਦਾ ਹੈ।

ਜਿਵੇਂ ਇਕ ਗਾਥਾ ਹੈ—ਇਕ ਫਕੀਰ ਪਰਮਾਤਮਾ ਦੀ ਬੰਦਰੀ ਵਿਚ ਮਸਤ ਬੈਠਾ ਸੀ। ਭੁੱਖ ਲੱਗਣ 'ਤੇ ਮਿੱਟੀ ਵਿਚ ਫਿਲ੍ਹੇ ਦਾਣੇ ਚੁਣ ਚੁਣ ਕੇ ਖਾਣ ਲੱਗ ਪਿਆ। ਅਚਾਨਕ ਹੀ ਇਸੇ ਰਸਤੇ 'ਤੇ ਇਕ ਰਾਜਾ ਲੰਘ ਰਿਹਾ ਸੀ। ਹਾਬੀ 'ਤੇ ਸਵਾਰ ਅਤੇ ਨਾਲ ਕੁਝ ਘੋੜ ਸਵਾਰ ਜਾ ਰਹੇ ਸਨ। ਫਕੀਰ ਦੀ ਤਰਫ ਦੇਖ ਕੇ ਰਾਜੇ ਨੇ ਹਾਬੀ

ਰੋਕਿਆ ਤੇ ਵਜੀਰ ਨੂੰ ਕਹਿਣ ਲੱਗਾ ਕਿ ਮੈਨੂੰ ਇਸ ਫ਼ਕੀਰ 'ਤੇ ਬੜਾ ਤਰਸ ਆ ਰਿਹਾ ਹੈ, ਵਿਚਾਰਾ ਕਿਵੇਂ ਭੁੱਖਾ ਬੈਠਾ ਹੈ। ਜਾਹ ਇਸ ਨੂੰ ਆਖ ਕਿ ਮੇਰੇ ਕੋਲੋਂ ਕੁਝ ਮੰਗ ਲਵੇ। ਵਜੀਰ, ਫ਼ਕੀਰ ਦੇ ਪਾਸ ਆਇਆ ਤੇ ਕਹਿਣ ਲੱਗਾ ਕਿ ਰਾਜਾ ਸਾਹਿਬ ਕਹਿੰਦੇ ਨੇ ਕਿ ਮੇਰੇ ਪਾਸੋਂ ਜੋ ਵੀ ਤੈਨੂੰ ਚਾਹੀਦਾ ਹੋਵੇ, ਮੰਗ ਲੈ। ਫ਼ਕੀਰ ਨੇ ਵਜੀਰ ਵੱਲ ਤੱਕਿਆ ਤੇ ਕਹਿਣ ਲੱਗਾ ਕਿ ਇਹ ਭੁੱਖਾ ਮੈਨੂੰ ਕੀ ਦੇਵੇਗਾ। ਵਜੀਰ ਵਾਪਸ ਆ ਕੇ ਰਾਜੇ ਨੂੰ ਕਹਿਣ ਲੱਗਾ ਕਿ ਰਾਜਾ ਸਾਹਿਬ, ਆਓ ਚੱਲੀਏ। ਪਰ ਰਾਜਾ ਕਹਿਣ ਲੱਗਾ ਕਿ ਮੈਂ ਤੈਨੂੰ ਫ਼ਕੀਰ ਪਾਸ ਭੇਜਿਆ ਸੀ ਕਿ ਇਸ ਨੂੰ ਕੁਝ ਦੇ ਦੇਈਏ, ਤਾਂ ਵਜੀਰ ਨੇ ਅੱਗੋਂ ਕਿਹਾ ਕਿ ਰਾਜਾ ਸਾਹਿਬ, ਉਹ ਫ਼ਕੀਰ ਬੜਾ ਬੇਪਰਵਾਹ ਹੈ। ਉਹ ਕਹਿੰਦਾ ਹੈ ਕਿ ਇਸ ਭੁੱਖੇ ਨੇ ਮੈਨੂੰ ਕੀ ਦੇਣਾ ਹੈ! ਇਹ ਗੱਲ ਸੁਣ ਕੇ ਰਾਜੇ ਨੂੰ ਬੜਾ ਗੁੱਸਾ ਚੜ੍ਹਿਆ। ਉਹ ਫ਼ਕੀਰ ਦੇ ਕੋਲ ਆ ਕੇ ਕਹਿਣ ਲੱਗਾ ਕਿ ਭੁੱਖਾ ਤੂੰ ਹੈ, ਜਿਸ ਪਾਸ ਖਾਣ ਲਈ ਰੋਟੀ ਵੀ ਨਹੀਂ ਹੈ। ਤੂੰ ਮੈਨੂੰ ਭੁੱਖਾ ਕਿਵੇਂ ਕਿਹੈ? ਮੇਰਾ ਜੀਅ ਕਰਦਾ ਹੈ ਕਿ ਤੇਰੇ ਵਰਗੇ ਬੰਦੇ ਨੂੰ ਫਾਂਸੀ ਦੇ ਦਿਆਂ, ਪਰ ਤੇਰਾ ਇਹ ਫ਼ਕੀਰੀ ਲਿਬਾਸ ਦੇਖ ਕੇ ਤੈਨੂੰ ਮਾਫ਼ ਕਰਦਾ ਹਾਂ। ਵਜੀਰ ਨੇ ਕਿਹਾ ਕਿ ਛੱਡੋ ਰਾਜਾ ਸਾਹਿਬ, ਅਸਾਂ ਕੀ ਲੈਣਾ ਹੈ ਇਸ ਫ਼ਕੀਰ ਪਾਸੋਂ, ਆਓ ਚੱਲੀਏ। ਇਹ ਗੱਲ ਕਰ ਕੇ ਅਜੇ ਥੋੜੀ ਦੂਰ ਹੀ ਗਏ ਸਨ ਕਿ ਫ਼ਕੀਰ ਨੇ ਪਿੱਛੋਂ ਆਵਾਜ਼ ਮਾਰੀ ਕਿ ਵਜੀਰ ਜੀ, ਮੇਰੀ ਇਕ ਗੱਲ ਸੁਣ ਜਾਓ। ਰਾਜਾ ਤੇ ਵਜੀਰ ਸੋਚਣ ਲੱਗੇ ਕਿ ਸ਼ਾਇਦ ਫ਼ਕੀਰ ਕੁਝ ਮੰਗਣ ਲਈ ਤਿਆਰ ਹੋ ਗਿਆ ਹੈ। ਵਜੀਰ ਆਇਆ ਤੇ ਪੁੱਛਦਾ ਹੈ ਕਿ ਦੱਸੋ ਫ਼ਕੀਰ ਜੀ। ਤਾਂ ਫ਼ਕੀਰ ਨੇ ਕਿਹਾ ਕਿ ਮੇਰੇ ਪਾਸ ਇਕ ਐਸਾ ਮੰਤਰ ਹੈ ਕਿ ਜਿਹੜਾ ਉਹ ਮੰਤਰ ਪੜ੍ਹੇ, ਉਸ ਦੇ ਵਿਰੋਧੀ ਦੁਸ਼ਮਣ ਸਾਰੇ ਹੀ ਬਲਹੀਣ ਹੋ ਜਾਂਦੇ ਹਨ, ਜੇਕਰ ਤੇਰੇ ਬਾਦਸ਼ਾਹ ਨੂੰ ਲੋੜ ਹੋਵੇ ਤਾਂ ਮੈਂ ਦੱਸ ਸਕਦਾ ਹਾਂ। ਜਦ ਇਹ ਗੱਲ ਵਜੀਰ ਨੇ ਰਾਜੇ ਨੂੰ ਆ ਕੇ ਦੱਸੀ ਤਾਂ ਰਾਜਾ ਹਾਬੀ ਤੋਂ ਉਤਰ ਕੇ ਨੰਗੇ ਪੈਂਗੋਂ ਫ਼ਕੀਰ ਦੇ ਚਰਨੀਂ ਆ ਪਿਆ ਤੇ ਕਹਿਣ ਲੱਗਾ ਕਿ ਇਹ ਮੰਤਰ ਮੈਨੂੰ ਜ਼ਰੂਰ ਦੇ ਦਿਓ ਤਾਕਿ ਮੈਂ ਇਸ ਮੰਤਰ ਦਾ ਜਾਪ ਕਰ ਕੇ ਗਵਾਂਦੀ ਰਾਜੇ ਨੂੰ ਬਲਹੀਣ ਕਰ ਕੇ ਉਸ ਦਾ ਰਾਜ ਪ੍ਰਾਪਤ ਕਰ ਲਵਾਂ।

ਫ਼ਕੀਰ ਕਹਿਣ ਲੱਗਾ ਕਿ ਹੁਣ ਦੱਸ, ਮੰਗਤਾ ਤੂੰ ਹੈਂ ਕਿ ਮੈਂ? ਜਿਸ ਪਾਸ ਇਤਨਾ ਰਾਜ-ਸਮਾਜ ਹੈ, ਤੂੰ ਅਜੇ ਵੀ ਭੁੱਖਾ ਹੈਂ। ਮੇਰੇ ਪਾਸ ਬਾਹਰੋਂ ਕੁਝ ਵੀ ਨਜ਼ਰ ਨਹੀਂ ਆਉਂਦਾ, ਪਰ ਅੰਦਰ ਤ੍ਰਿਪਤੀ ਹੈ। ਮੰਤਰ ਹੈ ਪਰਮਾਤਮਾ ਦਾ ਨਾਮ ਤੇ ਨਾਮ ਸਦਕਾ ਹੈ ਤ੍ਰਿਪਤੀ—ਸਬਰ-ਸੰਤੋਖ ਰਾਹੀਂ। ਰਾਜੇ ਨੂੰ ਸੱਚਮੁੱਚ ਹੀ ਅਹਿਸਾਸ ਹੋ ਗਿਆ ਕਿ ਮੈਂ ਅੱਜ ਤਕ ਭੁੱਖਾ ਹੀ ਰਿਹਾ ਹਾਂ। ਨਾਮ ਰਾਜਾ ਹੈ, ਪਰ ਰੱਜਿਆ ਨਹੀਂ ਹਾਂ।

ਗੁਰੂ ਸਾਹਿਬ ਦਾ ਫੁਰਮਾਨ ਹੈ:

ਜਿਸੁ ਨਾਮੁ ਰਿਦੈ ਸੋਈ ਵਡ ਰਾਜਾ॥  
ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ॥

(ਬੈਨਉ ਮ: ੫, ਪੰਨਾ 1155)

ਨਾਮ ਜਪਣ ਵਾਲਾ ਤ੍ਰਿਪਤ ਹੋ ਜਾਂਦਾ ਹੈ, ਦੁਨੀਆ ਦੇ ਪਦਾਰਥਾਂ ਵੱਲੋਂ ਤ੍ਰਿਪਤ ਹੋ ਜਾਂਦਾ ਹੈ ਪਰ ਨਾਮ ਜਪਣ ਦੀ ਭੁੱਖ ਸਦਾ ਹੀ ਬਣੀ ਰਹਿੰਦੀ ਹੈ।

ਸਾਚੇ ਨਾਮ ਕੀ ਲਾਗੈ ਭੂਖ ॥

ਉਤੁ ਭੂਖੈ ਖਾਇ ਚਲੀਅਹਿ ਦੂਖ ॥

(ਆਸਾ ਮਹਲਾ ੧, ਪੰਨਾ ੯)

ਐਸੀ ਭੂਖ ਲੱਗੇ ਕਿ ਮੈਨੂੰ ਪਰਮਾਤਮਾ ਦਾ ਨਾਮ ਚਾਹੀਦਾ ਹੈ, ਤਾਂ ਨਾਮ ਜਪਦਿਆਂ ਜਪਦਿਆਂ ਸਾਰੇ ਦੁੱਖ ਦੂਰ ਹੋ ਸਕਦੇ ਹਨ। ਅਸੀਂ ਮੰਗਣ ਵੇਲੇ ਸਹੀ ਮੰਗਤੇ ਬਣ ਕੇ ਮੰਗੀਏ :

ਅਭੈ ਨਿਰੰਜਨ ਪਰਮ ਪਦ੍ਮ ਤਾ ਕਾ ਭੀਖਕੁ ਹੋਇ ॥

ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥

(ਸਲੋਕ ਵਾਰਾਂ ਤੇ ਵਥੀਕ ਮ: ੩, ਪੰਨਾ 1413)

ਹੋ ਵਾਹਿਗੁਰੂ! ਮੈਨੂੰ ਐਸੀ ਭਿਖਿਆ ਦੇਵੇ ਕਿ ਬਸ, ਮੇਰੀ 'ਮੈਂ-ਮੈਂ' ਵਿਚ ਜੀਣ ਦੀ ਚਾਹਨਾ ਮੁੱਕ ਜਾਵੇ, ਮੈਨੂੰ ਇਹੋ ਜਿਹੀ ਭਿਖਿਆ ਦੇਵੇ :

ਸਤਿਗੁਰ ਭੀਖਿਆ ਦੇਹਿ ਮੈਂ ਤੂੰ ਸੰਮੁਖੁ ਦਾਤਾਰੁ ॥

ਹਉਮੈ ਗਰਭੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥

(ਸੁਹੀ ਵਾਰ ਮ: ੩, ਪੰਨਾ 790)

ਇਹ ਮੰਗ ਹਰ ਵੇਲੇ ਹੀ ਰਹਿਣੀ ਚਾਹੀਦੀ ਹੈ, ਮੰਗ ਹਿਰਦੇ ਦੀ ਗਹਿਰਾਈ ਵਿੱਚੋਂ ਨਿਕਲੇ, ਜਿਸ ਦਿਨ ਹਿਰਦੇ ਦੀ ਗਹਿਰਾਈ ਵਿੱਚੋਂ ਆਵਾਜ਼ ਨਿਕਲੇਗੀ, ਨਿਰੰਕਾਰ ਸੁਣ ਕੇ ਬਖਸ਼ਿਸ਼ ਕਰੇਗਾ। ਜਿਵੇਂ ਕਿ ਗੁਰਬਾਣੀ ਦਾ ਕਥਨ ਹੈ :

ਜੇ ਦਰਿ ਮਾਂਗਾ ਭੂਕ ਕਰੇ ਮਹਲੀ ਖਸਮੁ ਸੁਣੇ ॥

ਭਾਵੈ ਧੀਰਕ ਭਾਵੈ ਧੀ ਏਕ ਵਡਾਈ ਦੇਇ ॥ (ਆਸਾ ਮਹਲਾ ੧, ਪੰਨਾ 349)

ਇਕ ਗਾਬਾ ਹੈ—ਇਕ ਮੰਗਤਾ ਫਟੇ ਪੁਰਾਣੇ ਕੱਪੜੇ ਪਾਈ, ਹੱਥ ਵਿਚ ਲਾਠੀ ਤੇ ਮੰਗਣ ਵਾਲਾ ਬਰਤਨ ਫੜ ਕੇ ਤੁਰਿਆ ਜਾ ਰਿਹਾ ਸੀ। ਮਨ ਵਿਚ ਵਿਚਾਰ ਆਈ ਕਿ ਅੱਜ ਤਕ ਜਿਸ ਦੇ ਦਰ 'ਤੇ ਵੀ ਗਿਆ ਹਾਂ, ਕਿਸੇ ਨੇ ਵੀ ਮੇਰੀ ਕੰਗਾਲਤਾ ਦੂਰ ਨਹੀਂ ਕੀਤੀ। ਹੋਵੇ ਨਾ ਤਾਂ ਅੱਜ ਰਾਜੇ ਦੇ ਦਰ 'ਤੇ ਹੀ ਜਾ ਕੇ ਕੁਝ ਮੰਗਾਂ। ਪਰ ਅੱਜ ਮੰਗਣ ਦਾ ਢੰਗ ਵੀ ਬਦਲਾਂਗਾ। ਇਹ ਵਿਚਾਰ ਕੇ ਰਾਜੇ ਦੇ ਦਰ 'ਤੇ ਉਸ ਸਮੇਂ ਜਾ ਖਲੋਤਾ, ਜਿਸ ਸਮੇਂ ਰਾਜੇ ਨੇ ਬਾਹਰ ਜਾਣਾ ਸੀ। ਰਾਜਾ ਜਦ ਬਾਹਰ ਨਿਕਲਿਆ ਤਾਂ ਮੰਗਤਾ ਦਰਵਾਜ਼ੇ ਦੇ ਵਿਚਕਾਰ ਖਲੋਗ ਗਿਆ। ਰਾਜੇ ਨੇ ਪੁੱਛਿਆ ਕਿ ਕਿਵੇਂ ਖਲੋਤਾ ਹੈਂ? ਦੋ ਵਾਰੀ ਪੁੱਛਣ 'ਤੇ ਵੀ ਜਦ ਮੰਗਤਾ ਨਾ ਬੋਲਿਆ ਤਾਂ ਤੀਜੀ ਵਾਰੀ ਰਾਜੇ ਨੇ ਜ਼ਰਾ ਕੁ ਗਰਮ ਹੋ ਕੇ ਪੁੱਛਿਆ ਕਿ ਇਥੇ ਕਿਵੇਂ ਖਲੋਤਾ ਹੈਂ?

ਭਿਖਾਨੀ ਬੋਲਿਆ ਕਿ ਮੇਰੇ ਫਟੇ ਕੱਪੜੇ, ਹੱਥ ਵਿਚ ਮੰਗਣ ਵਾਲਾ ਠੂਠਾ ਤੇ ਸਰੀਰ ਦੀ ਸਾਰੀ ਬਣਤਰ ਦੇਖ ਕੇ ਵੀ ਰਾਜਾ ਸਾਹਿਬ ਤੁਹਾਨੂੰ ਪਤਾ ਨਹੀਂ ਲੱਗਾ ਕਿ ਕਿਵੇਂ ਖਲੋਤਾ ਹੋਇਆ ਹਾਂ। ਸਭ ਨੂੰ ਪਤਾ ਲੱਗ ਰਿਹਾ ਹੈ ਕਿ ਮੈਂ ਮੰਗਤਾ ਹਾਂ ਤੇ ਮੰਗਤੇ ਦੇ ਖਲੋਣ ਦਾ ਕਾਰਣ ਕੀ ਹੁੰਦਾ ਹੈ, ਇਹ ਤੁਹਾਨੂੰ ਪਤਾ ਲੱਗ ਹੀ ਰਿਹਾ ਹੈ। ਮੇਰੇ ਦੱਸਣ ਦੀ ਕੀ ਲੋੜ ਹੈ ਕਿ ਮੈਂ ਕਿਉਂ ਖਲੋਤਾ ਹਾਂ। ਅੱਜ ਪਹਿਲੀ ਵਾਰੀ ਰਾਜੇ ਦੇ ਪਾਸ ਐਸਾ ਮੰਗਤਾ ਆਇਆ ਸੀ ਕਿ ਜਿਹੜਾ ਬਿਨਾ ਬੋਲੇ ਹੀ ਮੰਗ ਰਿਹਾ

ਸੀ। ਰਾਜੇ ਨੇ ਉਸ ਮੰਗਤੇ ਨੂੰ ਜੋ ਕੁਝ ਦਿੱਤਾ, ਉਹ ਇਤਨਾ ਸੀ ਕਿ ਉਸ ਮੰਗਤੇ ਨੂੰ ਦੁਬਾਰਾ ਮੰਗਣ ਦੀ ਲੋੜ ਨਹੀਂ ਪਈ।

ਇਸ ਘਟਨਾ ਤੋਂ ਇਹ ਪ੍ਰੇਰਨਾ ਲੈ ਲਈਏ ਕਿ ਪ੍ਰਭੂ ਦੇ ਦਰ 'ਤੇ ਸਿਰਫ਼ ਖਲੋ ਗੀ ਜਾਣਾ ਹੈ, ਸਭ ਵਿਚਾਰਾਂ ਛੱਡ ਕੇ, ਦੁਨੀਆ ਦੀਆਂ ਸਭ ਮੰਗਾਂ ਛੱਡ ਕੇ ਤੇ ਫਿਰ ਜੋ ਕੁਝ ਪਰਮਾਤਮਾ ਪਾਸੋਂ ਮਿਲੇਗਾ, ਉਹ ਅਨੇਕ ਜਨਮਾਂ ਦੀ ਭੁਖ ਮਿਟਾ ਦੇਣ ਵਾਲਾ ਪੜਜਾਨਾ ਹੋਵੇਗਾ।

ਬਸ ਉਸ ਦੇ ਸੇਵਕ ਬਣ ਜਾਈਏ, ਕਾਮਨਾਵਾਂ ਛੱਡ ਦਈਏ, ਤਾਕਿ ਵਾਹਿਗੁਰੂ ਨਾਲ ਹੀ ਇਕਮਿਕਤਾ ਹੋ ਜਾਵੇ :

ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥

(ਗਊੜੀ ਸੁਖਮਨੀ ਮ: ੫, ਪੰਨਾ 286)

ਦੁਨਿਆਵੀ ਕਾਮਨਾਵਾਂ ਦਾ ਤਿਆਗ ਕਰ ਕੇ ਅਤੇ ਪ੍ਰਭੂ ਪ੍ਰਾਪਤੀ ਦੀ ਇੱਛਾ ਰੱਖ ਕੇ ਕੀਤੀ ਸੇਵਾ ਹੀ ਸਫਲ ਹੈ, ਸਿਮਰਨ ਕੀਤਾ ਸਫਲ ਹੈ। ਇਹੀ ਅਸਲੀ ਮੰਗਤਾ ਬਣਨਾ ਹੈ।

ਹਮ ਭੁਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ਹੋਹੁ ਦੈਅਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥

(ਧਨਸਰੀ ਮ: ੩, ਪੰਨਾ 666)

ਵਾਹਿਗੁਰੂ-ਨਾਮ-ਪ੍ਰਾਪਤੀ ਦੀ ਮੰਗ ਕਰਨ ਵਾਲਾ ਹੀ ਠੀਕ ਮੰਗਣ ਦੀ ਜਾਚ ਜਾਣਦਾ ਹੈ ਤੇ ਸਤਿਕਾਰ ਹਾਸਲ ਕਰਦਾ ਹੈ। ਪਰਮਾਤਮਾ ਦੇ ਦਰ ਦਾ ਅਸਲੀ ਮੰਗਤਾ ਬਣੀਏ, ਇਹੀ ਅਸਲੀ ਮੰਗਤੇ ਦਾ ਜੀਵਨ ਹੈ। ਨਕਲੀ ਮੰਗਤਾ ਬਣ ਕੇ ਨਿਰਾਦਰ ਹਾਸਲ ਕਦੇ ਨਹੀਂ ਕਰਨਾ।

•

## ਸੱਚਾ ਦੀਵਾਨਾ ਤੇ ਝੂਠਾ ਦੀਵਾਨਾ

ਜਦੋਂ ਕਿਤੇ 'ਦੀਵਾਨਾ' ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਆਮ ਤੌਰ 'ਤੇ 'ਦੀਵਾਨਾ' ਸ਼ਬਦ ਪਾਗਲ ਹੋ ਜਾਣ ਵਾਲੇ ਲਈ ਵਰਤਿਆ ਜਾਂਦਾ ਹੈ। ਜੋ ਦਿਮਾਗੀ ਸੰਤੁਲਨ ਗਵਾ ਬੈਠੇ, ਜੋ ਹੋਸ਼ ਗਵਾ ਬੈਠੇ, ਜੋ ਠੀਕ ਕੰਮ ਨਾ ਕਰ ਸਕੇ, ਉਸ ਨੂੰ ਕਿਹਾ ਜਾਂਦਾ ਹੈ ਕਿ ਇਹ ਦੀਵਾਨਾ ਹੋ ਗਿਆ ਹੈ। ਇਸ ਨੂੰ 'ਬਉਰਾ' ਸ਼ਬਦ ਨਾਲ ਵੀ ਜਾਣਿਆ ਜਾਂਦਾ ਹੈ। ਪਰ 'ਦੀਵਾਨਾ' ਸ਼ਬਦ ਵੱਖਰੇ ਵੱਖਰੇ ਭਾਵ ਰੱਖਦਾ ਹੈ। ਦੀਵਾਨਾ ਦੇ ਅਰਥ ਪਾਗਲ ਵੀ ਹਨ, ਦੀਵਾਨਾ ਦੇ ਅਰਥ ਕਿਸੇ ਇਕ ਦੇ ਇਸ਼ਕ ਵਿਚ ਮਸਤ ਹੋ ਜਾਣ ਨਾਲ ਵੀ ਹਨ ਅਤੇ ਦੀਵਾਨਾ ਦੇ ਅਰਥ ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਦੇ ਜੀਵਨ ਨਾਲ ਵੀ ਸੰਬੰਧਿਤ ਹਨ।

ਜਦੋਂ ਕੋਈ ਦੁਨਿਆਵੀ ਤੌਰ 'ਤੇ ਪਾਗਲ ਹੋ ਜਾਵੇ ਤਾਂ ਉਸ ਬੰਦੇ ਪਾਸੋਂ ਦੁਨੀਆ ਦਾ ਕੋਈ ਵੀ ਕੰਮ ਨਹੀਂ ਸੰਵਾਰਿਆ ਜਾਂਦਾ। ਐਸੇ ਪਾਗਲ ਆਪਣੇ ਕੱਪੜੇ ਪਾੜ ਸਕਦੇ ਹਨ, ਆਪਣੇ ਸਰੀਰ 'ਤੇ ਚੋਟਾਂ ਵੀ ਮਾਰ ਸਕਦੇ ਹਨ। ਕਈ ਵਾਰੀ ਤਾਂ ਪਾਗਲ ਆਪਣਾ ਸਿਰ ਵੀ ਪਾੜ ਸਕਦੇ ਹਨ।

ਕੁਝ ਐਸੇ ਦੀਵਾਨੇ ਵੀ ਹੁੰਦੇ ਹਨ ਕਿ ਜਿਹੜੇ ਸ਼ਰਾਬ ਆਦਿਕ ਦੇ ਨਸ਼ੇ ਦੇ ਸੇਵਨ ਨਾਲ ਕੁਝ ਚਿਰ ਲਈ ਤਾਂ ਪਾਗਲਾਂ ਦੀ ਹਾਲਤ ਵਿਚ ਨਜ਼ਰ ਆਉਂਦੇ ਹਨ, ਪਰ ਨਸ਼ਾ ਉਤਰ ਜਾਏ ਤਾਂ ਫਿਰ ਠੀਕ ਹੋ ਜਾਂਦੇ ਹਨ। ਪਰ ਜਿਹੜੇ ਦਿਮਾਗੀ ਤੌਰ 'ਤੇ ਪਾਗਲ ਹੋ ਜਾਂਦੇ ਹਨ, ਐਸੇ ਬੰਦਿਆਂ ਨੂੰ ਕਾਫ਼ੀ ਲੰਬੇ ਸਮੇਂ ਲਈ ਪਾਗਲਖਾਨੇ ਵਿਚ ਇਲਾਜ ਲਈ ਰੱਖਿਆ ਜਾਂਦਾ ਹੈ। ਕਈ ਵਾਰੀ ਉਹ ਕਈ ਕਈ ਸਾਲਾਂ ਬਾਅਦ ਜਾ ਕੇ ਠੀਕ ਹੁੰਦੇ ਹਨ।

ਇਕ ਦੀਵਾਨੇ ਉਹ ਹੁੰਦੇ ਹਨ, ਜਿਹੜੇ ਕਿਸੇ ਇਕ ਦੇ ਪਿਆਰ ਵਿਚ ਪੈ ਕੇ ਦੀਵਾਨੇ ਹੋ ਜਾਂਦੇ ਹਨ। ਸਰੀਰਕ ਤੌਰ 'ਤੇ ਕੋਈ ਮਨੁੱਖ ਇਸਤਰੀ ਦਾ ਦੀਵਾਨਾ ਹੋ ਸਕਦਾ ਹੈ, ਜਾਂ ਕੋਈ ਇਸਤਰੀ ਕਿਸੇ ਬੰਦੇ ਦੇ ਪਿਆਰ ਵਿਚ ਦੀਵਾਨੀ ਹੋ ਸਕਦੀ ਹੈ। ਇਸ ਦੇ ਨਾਲ ਹੀ ਇਕ ਉਹ ਦੀਵਾਨੇ ਹਨ ਜਿਹੜੇ ਕਿ ਦੁਨੀਆ ਦੇ ਧੰਧਿਆਂ ਵਿਚ ਤਾਂ ਬੜੇ ਚੁਡਾਹਾਂ ਹਨ, ਨਿਰੰਕਾਰ ਵੱਲੋਂ ਬਿਲਕੁਲ ਬੇਸਮਿੜ ਹਨ, ਉਹਨਾਂ ਨੂੰ ਵੀ ਗੁਰਬਾਣੀ ਵਿਚ ਦੀਵਾਨਾ ਕਿਹਾ ਗਿਆ ਹੈ:

ਚਉਰਾਸੀ ਲਖ ਫਿਰੈ ਦਿਵਾਨਾਂ ॥

(ਭੈਰਉ ਕਬੀਰ ਜੀ, ਪੰਨਾ 1161)

ਇਕ ਉਹ ਦੀਵਾਨੇ ਹਨ ਜਿਹੜੇ ਕਿ ਰੱਬ ਦੇ ਇਸ਼ਕ ਵਿਚ ਦੀਵਾਨੇ ਹੋ ਜਾਂਦੇ ਹਨ। ਜਿਵੇਂ ਕਿ ਗੁਰੂ ਨਾਨਕ ਦੇਵ ਜੀ ਮਹਾਰਾਜ ਕਬਨ ਕੈਰਦੇ ਹਨ :

ਭਾਈਆ ਦੀਵਾਨਾ ਸਹ ਕਾ ਨਾਨਕੁ ਬਉਰਾਨਾ ॥

ਹਉ ਹਰਿ ਬਿਨੁ ਅਵਰੁ ਨ ਜਾਨਾ ॥

(ਮਾਰੂ ਮ: ੧, ਪੰਨਾ 991)

ਜਦੋਂ ਕਿਤੇ ਕੋਈ ਦਿਮਾਗੀ ਤੌਰ 'ਤੇ ਪਾਗਲ ਹੁੰਦਾ ਹੈ, ਦੁਨੀਆ ਵਿਚ ਉਸ ਦੀ ਕੀ ਹਾਲਤ ਹੁੰਦੀ ਹੈ, ਇਸ ਬਾਬਤ ਇਕ ਕਥਾ ਹੈ—ਇਕ ਬੰਦਾ ਪਾਗਲ ਹੋ ਗਿਆ ਤੇ ਆਪਣਾ ਦਿਮਾਗੀ ਸੰਤੁਲਨ ਗਵਾ ਬੈਠਾ। ਇਹ ਪਾਗਲ ਤੁਰਿਆ ਜਾ ਰਿਹਾ ਸੀ ਕਿ ਸਾਹਮਣੇ ਇਕ ਬੰਦੇ ਨੂੰ ਦੇਖ ਕੇ ਇਸ ਨੇ ਇੱਟ ਉਸ ਦੇ ਸਿਰ ਵਿਚ ਦੇ ਮਾਰੀ, ਉਸਦਾ ਸਿਰ ਪਾਟ ਗਿਆ। ਲੋਕਾਂ ਨੇ ਪਾਗਲ ਬੰਦੇ ਨੂੰ ਪਕੜ ਲਿਆ ਤੇ ਪੁਲੀਸ ਦੇ ਹਵਾਲੇ ਕਰ ਦਿੱਤਾ। ਪਾਗਲ ਨੂੰ ਜੱਜ ਸਾਹਮਣੇ ਪੇਸ਼ ਕੀਤਾ ਗਿਆ ਤਾਂ ਜੱਜ ਨੇ ਇਸ ਨੂੰ ਪਾਗਲ ਦੇਖ ਕੇ ਛੇ ਮਹੀਨੇ ਲਈ ਪਾਗਲਖਾਨੇ ਦੀ ਸਜ਼ਾ ਦੇ ਦਿੱਤੀ। ਨਾਲ ਹੀ ਛੇ ਮਹੀਨੇ ਪਾਗਲਖਾਨੇ ਵਿਚ ਰੱਖ ਕੇ ਇਲਾਜ ਵੀ ਕਰਨ ਲਈ ਹੁਕਮ ਜਾਰੀ ਕਰ ਦਿੱਤੇ। ਪਾਗਲ ਤਿੰਨ ਮਹੀਨੇ ਬਾਅਦ ਠੀਕ ਹੋ ਗਿਆ, ਪਰ ਸਜ਼ਾ ਤਾਂ ਛੇ ਮਹੀਨੇ ਦੀ ਸੀ, ਇਸ ਕਰਕੇ ਤਿੰਨ ਮਹੀਨੇ ਹੋਰ ਪਾਗਲਖਾਨੇ ਵਿਚ ਰੱਖਿਆ ਗਿਆ। ਪਰ ਜਿਹੜੇ ਪਹਿਲੇ ਤਿੰਨ ਮਹੀਨੇ ਉਸ ਨੇ ਪਾਗਲਖਾਨੇ ਵਿਚ ਗੁਜ਼ਾਰੇ, ਉਹ ਬਹੁਤ ਹੀ ਵਧੀਆ ਸਨ ਕਿਉਂਕਿ ਪਾਗਲਾਂ ਵਿਚ ਰਹਿ ਕੇ ਜੋ ਕੰਮ ਦੂਜੇ ਪਾਗਲ ਕਰਦੇ, ਉਹੀ ਉਹ ਕਰਦਾ। ਜੋ ਉਹ ਇਸ ਨੂੰ ਧੱਕਾ ਦਿੰਦੇ, ਤਾਂ ਇਹ ਵੀ ਧੱਕਾ ਦਿੰਦਾ, ਜੋ ਉਹ ਕਮੀਜ਼ ਖਿਚਦੇ ਤਾਂ ਇਹ ਪਾਗਲ ਉਹਨਾਂ ਦੀ ਕਮੀਜ਼ ਖਿਚਦਾ। ਝੂਥ ਰੈਣਕ-ਮੇਲਾ ਲੱਗਾ ਰਿਹਾ। ਪਰ ਜਦ ਇਹ ਠੀਕ ਹੋ ਕੇ ਬਾਕੀ ਤਿੰਨ ਮਹੀਨੇ ਪਾਗਲਖਾਨੇ ਰਿਹਾ, ਉਹ ਬੜੀ ਮੁਸੀਬਤ ਵਾਲਾ ਸਮਾਂ ਸੀ। ਜੋ ਕੰਮ ਦੂਜੇ ਪਾਗਲ ਕਰਦੇ, ਇਹ ਹੁਣ ਠੀਕ ਹੋ ਕੇ ਉਹ ਕੰਮ ਨਹੀਂ ਸੀ ਕਰ ਸਕਦਾ। ਇਸ ਤਰ੍ਹਾਂ ਠੀਕ ਹੋ ਕੇ ਪਾਗਲਾਂ ਵਿਚ ਰਹਿਣਾ ਇਸ ਦੇ ਜੀਵਨ ਦੀ ਬੜੀ ਭਾਰੀ ਦੁੱਖ ਭਰੀ ਅਵਸਥਾ ਸੀ। ਬੜੀ ਮੁਸੀਬਤ ਸੀ।

ਇਸੇ ਢੰਗ ਨਾਲ ਦੁਨੀਆਵੀ ਧੰਧਿਆਂ ਵਿਚ ਤੇ ਸੰਬੰਧੀਆਂ ਵਿਚ ਜੋ ਕੰਮ ਇਕ ਆਮ ਦੁਨੀਆਵੀ ਬੰਦਾ ਕਰਦਾ ਹੈ, ਉਸ ਵਿਚ ਬੜੀ ਇਕਮਿਕਤਾ ਬਣੀ ਰਹਿੰਦੀ ਹੈ। ਜੋ ਗਲਤੀਆਂ ਦੁਨੀਆ ਕਰ ਰਹੀ ਹੈ, ਉਹ ਗਲਤੀਆਂ ਮਹਿਸੂਸ ਹੀ ਨਹੀਂ ਹੁੰਦੀਆਂ। ਰਲ-ਮਿਲ ਕੇ ਝੂਠ ਬੋਲਿਆ ਵੀ ਝੂਠ ਬੁਰਾ ਨਹੀਂ ਲੱਗਦਾ। ਇਕ ਦੂਜੇ ਦਾ ਹੱਕ ਖੋਹਿਆ ਵੀ ਬੁਰਾ ਨਹੀਂ ਲੱਗਦਾ, ਰਲ-ਮਿਲ ਬੈਠ ਸ਼ਰਾਬ ਆਦਿਕ ਦੇ ਨਸੇ ਸੇਵਨ ਕੀਤੇ ਵੀ ਬੁਰੇ ਨਹੀਂ ਲੱਗਦੇ। ਚੰਗਾ ਮੌਜ ਮੇਲਾ ਬਣਿਆ ਹੀ ਨਜ਼ਰ ਆਉਂਦਾ ਹੈ। ਪਰ ਜਦ ਕਿਤੇ ਕੋਈ ਗੁਰੂ ਦੇ ਦਰ ਦੀ ਸੁਹਬਤ ਹਾਸਲ ਕਰ ਲੈਂਦਾ ਹੈ, ਸਤਸੰਗੀ ਵਾਲਾ ਜੀਵਨ ਬਣਾ ਲੈਂਦਾ ਹੈ, ਤਾਂ ਉਸ ਠੀਕ ਬਿਰਤੀ ਵਾਲੇ ਮਨੁੱਖ ਦੀ ਹਾਲਤ ਐਸੀ ਹੋ ਜਾਂਦੀ ਹੈ ਕਿ ਅਵਗੁਣ ਬੁਰੇ ਨਜ਼ਰ ਆਉਂਦੇ ਹਨ, ਝੂਠ ਬੁਰਾ ਨਜ਼ਰ ਆਉਂਦਾ ਹੈ, ਨਸੇ ਬੁਰੇ ਨਜ਼ਰ ਆਉਂਦੇ ਹਨ। ਉਸ ਸਮੇਂ ਸਤਸੰਗੀ ਨੂੰ ਸੰਸਾਰੀ ਬੰਦਿਆਂ ਵਿਚ ਰਹਿਣਾ ਵੀ ਬੜੀ ਮੁਸ਼ਕਲ ਗੱਲ ਹੋ ਜਾਂਦੀ ਹੈ। ਦੀਵਾਨਿਆਂ ਵਿਚ ਤਾਂ ਦੀਵਾਨਾ ਰਲ-ਮਿਲ ਸਮਾਂ ਗੁਜ਼ਾਰ ਸਕਦਾ ਹੈ, ਪਰ ਠੀਕ ਹੋਇਆ ਬੰਦਾ ਬੁਰਿਆਂ ਵਿਚ ਬੈਠ ਕੇ ਸਮਾਂ ਬੜੀ ਮੁਸ਼ਕਲ ਨਾਲ ਕੱਟਦਾ ਹੈ।

ਜਿਵੇਂ ਇਕ ਘਰ ਵਿਚ ਸਾਰਾ ਪਰਿਵਾਰ ਸ਼ਰਾਬ ਤੋਂ ਰਹਿਤ ਹੈ, ਪਰ ਘਰ ਦਾ

ਇਕ ਮੈਂਬਰ ਹਰ ਰੋਜ਼ ਸ਼ਰਾਬ ਵਿਚ ਮਸਤ ਹੋ ਕੇ ਆ ਜਾਵੇ ਤਾਂ ਸਾਰੇ ਪਰਿਵਾਰ 'ਤੇ ਮੁਸੀਬਤ ਆ ਜਾਂਦੀ ਹੈ। ਇਕ ਤਾਂ ਸ਼ਰਾਬੀ ਮੂਦ ਵੀ ਮੁਸੀਬਤ ਵਿਚ ਫਸਿਆ ਹੁੰਦਾ ਹੈ ਤੇ ਦੂਜਿਆਂ ਲਈ ਮੁਸੀਬਤ ਬਣ ਜਾਂਦਾ ਹੈ। ਜਿਵੇਂ ਇਕ ਸ਼ਰਾਬੀ ਦੀ ਕਥਾ ਹੈ—ਇਕ ਬੰਦਾ ਕਾਫੀ ਦੇਰ ਰਾਤ ਘਰ ਆਇਆ ਤਾਂ ਘਰ ਵਾਲੀ ਨੇ ਉਠ ਕੇ ਦਰਵਾਜ਼ਾ ਬੋਲਿਆ ਤਾਂ ਉਹ ਅੰਦਰ ਆ ਕੇ ਲੇਟ ਗਿਆ। ਪਰ ਅੱਜ ਉਸ ਦਾ ਸ਼ਰਾਬ ਦਾ ਨਸ਼ਾ ਪੂਰਾ ਨਹੀਂ ਸੀ ਹੋਇਆ, ਇਸ ਕਰਕੇ ਥੋੜੀ ਦੇਰ ਬਾਅਦ ਉਠ ਕੇ ਦੂਸਰੇ ਕਮਰੇ ਵਿਚ ਜਾਣ ਲੱਗਾ ਤਾਂ ਘਰ ਵਾਲੀ ਪੁੱਛਦੀ ਹੈ ਕਿ ਕਿਧਰ ਚੱਲੇ ਹੋ ? ਤਾਂ ਕਹਿਣ ਲੱਗਾ ਕਿ ਨਮਾਜ਼ ਪੜ੍ਹਨ ਚੱਲਿਆ ਹਾਂ। ਘਰ ਵਾਲੀ ਬੜੀ ਹੈਰਾਨ ਹੋਈ ਕਿ ਇਹ ਕਿਹੜਾ ਵੇਲਾ ਹੈ ਨਮਾਜ਼ ਦਾ, ਜਾ ਕੇ ਦੇਖਾਂ ਤਾਂ ਸਹੀ। ਜਦ ਆ ਕੇ ਦੇਖਿਆ ਤਾਂ ਉਹ ਕਮਰੇ ਵਿਚ ਬੈਠਾ ਸ਼ਰਾਬ ਪੀ ਰਿਹਾ ਸੀ। ਘਰ ਵਾਲੀ ਨੇ ਕਿਹਾ ਕਿ ਹੱਦ ਹੋ ਗਈ, ਇਹ ਨਮਾਜ਼ ਪੜ੍ਹ ਰਹੇ ਹੋ ! ਤਾਂ ਅੱਗੋਂ ਕਹਿਣ ਲੱਗਾ ਕਿ ਇਸ ਵੇਲੇ ਮੇਰੇ ਲਈ ਇਹੀ ਨਮਾਜ਼ ਹੈ। ਐਸੇ ਸ਼ਰਾਬੀ ਬੰਦੇ ਪਰਿਵਾਰ ਨੂੰ ਤਾਂ ਪਰੋਸ਼ਾਨ ਕਰਦੇ ਹੀ ਹਨ, ਪਰ ਆਪਣੀ ਵੀ ਪਾਗਲਪਨ ਦੀ ਅਵਸਥਾ ਜ਼ਰੂਰ ਬਣਾਉਣੀ ਚਾਹੁੰਦੇ ਹਨ। ਐਸੇ ਦੀਵਾਨੇ ਵੀ ਆਮ ਮਿਲਦੇ ਹਨ।

ਇਕ ਦੀਵਾਨੇ ਉਹ ਹਨ, ਜਿਵੇਂ ਕਿਸੇ ਸਮੇਂ ਮਜ਼ਹੂੰ ਦੀਵਾਨਾ ਹੋ ਗਿਆ ਸੀ ਇਕ ਲੈਲਾ ਦਾ। ਹਰ ਵੇਲੇ ਲੈਲਾ ਦਾ ਧਿਆਨ।

ਇਕ ਦਿਨ ਮਜ਼ਹੂੰ ਲੈਲਾ ਦੀ ਗਲੀ ਵਿਚ ਖਲੋਤਾ ਸੀ। ਅੱਗੋਂ ਇਕ ਕੁੱਤਾ ਆ ਗਿਆ। ਮਜ਼ਹੂੰ ਨੇ ਕੁੱਤੇ ਨੂੰ ਰੋਕਿਆ ਤੇ ਉਸ ਦੇ ਪੈਰਾਂ 'ਤੇ ਮੱਥਾ ਟੇਕਿਆ। ਫਿਰ ਬਾਰ ਬਾਰ ਮੱਥਾ ਟੇਕਿਆ। ਲੋਕ ਇਕੱਠੇ ਹੋ ਗਏ, ਹੱਸਣ ਲੱਗ ਪਏ। ਇਕ ਨੇ ਅਗਾਂਹ ਹੋ ਕੇ ਮਜ਼ਹੂੰ ਨੂੰ ਪਿੱਛੋਂ ਫੜ ਕੇ ਖੜਾ ਕਰ ਲਿਆ ਤੇ ਕਿਹਾ ਕਿ ਓਥੇ ਮਜ਼ਹੂੰ, ਇਹ ਕੀ ਕਰ ਰਿਹਾ ਹੈ, ਕੁੱਤੇ ਨੂੰ ਮੱਥਾ ਕਿਉਂ ਟੇਕ ਰਿਹਾ ਹੈ, ਬਿਲਕੁਲ ਹੀ ਪਾਗਲ ਹੈ ਗਿਆ ਏਂ। ਤਾਂ ਮਜ਼ਹੂੰ ਕਹਿਣ ਲੱਗਾ ਕਿ ਤੁਹਾਨੂੰ ਪਤਾ ਹੈ ਕਿ ਨਹੀਂ, ਇਹ ਕੁੱਤਾ ਕੌਣ ਹੈ ? ਇਹ ਕੁੱਤਾ ਲੈਲਾ ਦੇ ਘਰ ਰਹਿਣ ਵਾਲਾ ਹੈ, ਹਰ ਵੇਲੇ ਲੈਲਾ ਦੇ ਦਰਵਾਜ਼ੇ 'ਤੇ ਬੈਠਾ ਰਹਿੰਦਾ ਹੈ। ਮੈਂ ਇਸ ਨੂੰ ਇਸ ਕਰਕੇ ਮੱਥਾ ਟੇਕ ਰਿਹਾ ਹਾਂ ਕਿ ਮੇਰੇ ਨਾਲੋਂ ਤਾਂ ਕੁੱਤਾ ਹੀ ਚੰਗਾ ਹੈ, ਜਿਹੜਾ ਲੈਲਾ ਦੇ ਦਰਵਾਜ਼ੇ 'ਤੇ ਹਰ ਵੇਲੇ ਹੀ ਰਹਿੰਦਾ ਹੈ। ਭਾਈ ਗੁਰਦਾਸ ਜੀ ਕਥਨ ਕਰਦੇ ਹਨ :

ਲੈਲੇ ਦੀ ਦਰਗਾਹ ਦਾ ਭੁਤਾ ਮਜ਼ਹੂੰ ਦੇਖਿ ਲੁਭਾਣਾ ॥

ਕੁੱਤੇ ਦੀ ਪੈਰੀ ਪਵੈ ਹੱਡਿ ਹੱਡਿ ਹੈ ਲੋਕ ਵਿਡਾਣਾ ॥੩੧॥੩੨॥

ਦੀਵਾਨਾ ਤਾਂ ਮਜ਼ਹੂੰ ਵੀ ਹੈ ਪਰ ਸਰੀਰਕ ਤੌਰ 'ਤੇ ਕਿਸੇ ਇਕ ਅੰਤਰ ਦਾ ਦੀਵਾਨਾ ਹੈ। ਪਰ ਗੁਰਬਾਣੀ ਵਿਚ ਇਕ ਐਸੇ ਦੀਵਾਨੇ ਦਾ ਵੀ ਜ਼ਿਕਰ ਹੈ ਜਿਹੜਾ ਪਰਮਾਤਮਾ ਦੇ ਪ੍ਰੇਮ ਵਿਚ ਆਸ਼ਕ ਬਣ ਕੇ ਦੀਵਾਨਾ ਹੋ ਵਿਚਰਦਾ ਹੈ। ਲੋਕ ਭਾਵੇਂ ਕਹਿੰਦੇ ਨੇ ਕਿ ਕਬੀਰ ਦੀਵਾਨਾ ਹੋ ਗਿਆ ਹੈ ਪਰ ਕਬੀਰ ਜੀ ਨੂੰ ਪੁੱਛ ਕੇ ਦੇਖੋ ਤਾਂ ਕਬੀਰ ਜੀ ਕੀ ਦੱਸਦੇ ਹਨ ਕਿ :

ਲੋਗੁ ਕਹੈ ਕਬੀਰੁ ਬਉਰਾਨਾ ॥

ਕਬੀਰੁ ਕਾ ਮਰਮੁ ਰਾਮੁ ਪਹਿਰਾਨਾਂ ॥

(ਬੈਠਉ ਕਬੀਰ ੫, ਪੰਨਾ 1158)

ਮੈਂ ਰਾਮੁ ਦੀ ਪਹਿਰਾਣੁ ਕਰ ਲਈ ਹੈ, ਹੁਣ ਤਾਂ ਮੈਂ ਪਰਮਾਤਮਾਂ ਪਛਾਣਿਆ ਹੈ ਤੇ ਪਰਮਾਤਮਾ ਮੈਨੂੰ ਜਾਣਦਾ ਹੈ। ਸਿਰਫ਼ ਲੋਕ ਹੀ ਨਹੀਂ ਕਹਿੰਦੇ, ਮੈਂ ਖੁਦ ਵੀ ਕਹਿੰਦਾ ਹਾਂ ਕਿ ਮੈਂ ਦੀਵਾਨਾ ਹੋ ਗਿਆ ਹਾਂ :

ਕਹਿ ਕਬੀਰੁ ਹਉ ਭਇਆ ਦਿਵਾਨਾ ॥

ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥

(ਬੈਠਉ ਕਬੀਰ ੫, ਪੰਨਾ 1158)

ਮਨ ਜਦੋਂ ਟਿਕਾਉ ਵਿਚ ਆ ਜਾਵੇ ਤੇ ਦੁਨੀਆ ਦੇ ਬੰਦਿਆਂ ਨਾਲ ਸੁਭਾਉ ਦਾ ਤਾਲ-ਮੇਲ ਨਾ ਬੈਠੋ ਤਾਂ ਦੁਨੀਆ ਦੀ ਨਿਗਾਹ ਵਿਚ ਉਹ ਦੀਵਾਨਾ ਹੀ ਨਜ਼ਰ ਆਉਂਦਾ ਹੈ।

ਸੰਸਾਰਕ ਬੰਦਿਆਂ ਤੋਂ ਜਿਹੜਾ ਥੱਲੇ ਡਿੱਗ ਜਾਵੇ, ਉਹ ਵੀ ਢੋਆ ਵਾਸਤੇ ਦੀਵਾਨਾ ਹੀ ਹੁੰਦਾ ਹੈ, ਕਿਉਂਕਿ ਐਸੇ ਦੀਵਾਨੇ ਦਾ ਸੁਭਾਉ ਸਮਾਜਕ ਅੱਖਾਂ ਛਿੱਗਿਆ ਹੁੰਦਾ ਹੈ ਤੇ ਜਿਹੜਾ ਦੀਵਾਨਾ ਸੰਸਾਰਕ ਬੰਦਿਆਂ ਤੋਂ ਉੱਚਾ ਉੱਠ ਜਾਵੇ, ਐਸਾ ਰੱਬ ਦੇ ਆਸ਼ਕ ਦਾ ਸੁਭਾਉ ਉੱਚਾ ਹੋਣ ਕਰਕੇ ਸਮਾਜਕ ਬੰਦਿਆਂ ਨਾਲ ਤਲ-ਮੇਲ ਨਹੀਂ ਖਾਂਦਾ, ਇਸ ਕਰਕੇ ਐਸੇ ਸੱਚੇ ਆਸ਼ਕ ਨੂੰ ਵੀ ਲੋਕ ਅਕਸਰ ਦੀਵਾਨਾ ਹੀ ਕਿਹਾ ਕਰਦੇ ਹਨ।

ਜਿਵੇਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੂੰ ਕਈ ਲੋਕਾਂ ਕੁਝ ਕਿਹਾ ਤੇ ਕਈਆਂ ਨੇ ਕੁਝ ਅਤੇ ਕੁਝ ਕੁ ਕਹਿਣ ਲੱਗੇ ਕਿ ਇਹ ਤਾਂ ਕੋਈ ਦੀਵਾਨਾ ਹੈ। ਸਾਹਿਬ ਕਹਿਣ ਲੱਗੇ ਕਿ ਮੈਂ ਸੱਚਮੁੱਚ ਹੀ ਦੀਵਾਨਾ ਹਾਂ। ਤੁਸੀਂ ਵੀ ਇਹੋ ਜਿਹੇ ਦੀਵਾਨੇ ਬਣ ਜਾਓ, ਪਰ ਇਹ ਜ਼ਰੂਰ ਜਾਣ ਲਵੇ ਕਿ ਸੱਚਾ ਦੀਵਾਨਾ ਕਿਵੇਂ ਬਣਿਆ ਜਾ ਸਕਦਾ ਹੈ। ਗੁਰੂ ਸਾਹਿਬ ਜੀ ਇਸ ਸ਼ਬਦ ਵਿਚ ਦੱਸ ਰਹੇ ਹਨ ਕਿ ਛਿਹੜੇ ਕਿਹੜੇ ਗੁਣ ਹੋਣ ਤਾਂ ਕੋਈ ਬੰਦਾ ਦੀਵਾਨਾ ਬਣ ਸਕਦਾ ਹੈ :

ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥

ਹਉ ਹਰਿ ਬਿਨੁ ਅਵਰੁ ਨ ਜਾਨਾ ॥ ਰਹਾਉ ॥

ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥

ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥

ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥

ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥

ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥

ਮੰਦਾ ਜਾਣੈ ਅਪੁ ਕਉ ਅਵਰੁ ਭਲਾ ਸੰਸਾਰੁ ॥ (ਮਾਨੂ ਮਹਲਾ ੧, ਪੰਨਾ 991)

ਸਾਹਿਬ ਜੀ ਕਹਿੰਦੇ ਹਨ ਕਿ ਮੈਂ ਸੱਚੇ ਸਾਹ ਪ੍ਰਭੂ ਦਾ ਆਸ਼ਕ ਹੋ ਗਿਆ ਹਾਂ। ਵਾਹਿਗੁਰੂ ਬਿਨਾਂ ਮੈਨੂੰ ਹੁਣ ਹੋਰ ਕੋਈ ਨਜ਼ਰ ਹੀ ਨਹੀਂ ਆਉਂਦਾ। ਉਥੇ ਬੰਦੇ ਨੂੰ ਹੀ ਦੀਵਾਨਾ ਕਿਹਾ ਜਾ ਸਕਦਾ ਹੈ ਜਿਹੜਾ ਪ੍ਰਭੂ ਦੇ ਡਰ ਵਿਚ ਰਹਿੰਦਾ ਹੈ ਤੇ ਪ੍ਰਭੂ

ਨਾਲ ਹਰ ਵੇਲੇ ਜੁਹਿਆ ਰਹਿੰਦਾ ਹੈ, ਉਸ ਨੂੰ ਭੁੱਲਦਾ ਨਹੀਂ ਹੈ ਤੇ ਪ੍ਰਭੂ ਬਿਨਾਂ ਹੋਰ ਕੁਝ ਵੀ ਨਹੀਂ ਦੇਖਦਾ। ਜਾਂ ਫਿਰ ਉਹ ਹੀ ਪਰਮਾਤਮਾ ਦਾ ਆਸ਼ਕ ਹੋ ਸਕਦਾ ਹੈ ਜਿਹੜਾ ਪਰਮਾਤਮਾ ਦੀ ਰਸਾ ਵਿਚ ਰਹਿੰਦਾ ਹੈ। ਆਪਣੀ ਚਤੁਰਾਈ ਛੱਡ ਦਿੰਦਾ ਹੈ ਤੇ ਇਕ ਨਿਰੰਕਾਰ ਨੂੰ ਹੀ ਕਰਣ-ਕਾਰਣ ਮੰਨ ਲੈਂਦਾ ਹੈ। ਜਾਂ ਫਿਰ ਪ੍ਰਭੂ ਦਾ ਉਹੀ ਪ੍ਰੇਮੀ ਹੈ ਜਿਹੜਾ ਆਪਣੇ ਆਪ ਨੂੰ ਸਭ ਨਾਲੋਂ ਨੀਵਾਂ ਸਮਝਦਾ ਹੈ ਤੇ ਬਾਕੀ ਸਭ ਸੰਸਾਰ ਨੂੰ ਆਪਣੇ ਨਾਲੋਂ ਚੰਗਾ ਸਮਝਦਾ ਹੈ। ਅੰਦਰ ਕਿਸੇ ਵੀ ਤਰ੍ਹਾਂ ਦੀ ਹਉਮੈ ਨਹੀਂ ਹੁੰਦੀ, ਅਤੇ ਵਾਹਿਗੁਰੂ ਨਾਲ ਬਹੁਤ ਹੀ ਪਿਆਰ ਪੈ ਜਾਂਦਾ ਹੈ।

ਸਾਹਿਬਾਂ ਦਾ ਭੁਰਮਾਨ ਐਸੇ ਦੀਵਾਨੇ ਬਣਨ ਦੀ ਤਰੱਫ ਹੈ ਜਿਸ ਨਾਲ ਅਸੀਂ ਪਰਮਾਤਮਾ ਦੇ ਭੈ ਵਿਚ, ਪਰਮਾਤਮਾ ਦੀ ਰਸਾ ਵਿਚ, ਪਰਮਾਤਮਾ ਦੇ ਪਿਆਰ ਵਿਚ ਰਹਿ ਕੇ ਸੱਚੇ ਦੀਵਾਨੇ ਤੇ ਸੱਚੇ ਆਸ਼ਕ ਬਣ ਜਾਈਏ। ਗੁਰੂ ਸਾਹਿਬ ਜੀ ਭੁਰਮਾਨ ਕਰਦੇ ਹਨ :

ਗੁਰਮੁਖਿ ਸਰੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥

(ਸਲੋਕ ਵਾਰਾਂ ਤੇ ਵਧੀਕ ਮ: ੪, ਪੰਨਾ 1422)

ਇਹੋ ਜਿਹੇ ਸੱਚੇ ਆਸ਼ਕ ਹੀ ਰੱਬ ਨੂੰ ਪ੍ਰਾਪਤ ਕਰ ਸਕਦੇ ਹਨ। ਦੁਨੀਆ ਵਿਚ ਝੂਠੇ ਆਸ਼ਕ, ਕੋਈ ਜ਼ਰੂਰੀ ਨਹੀਂ ਹੈ ਕਿ ਆਪਣੇ ਪ੍ਰੇਮੀ ਨੂੰ ਪ੍ਰਾਪਤ ਕਰ ਸਕਣ, ਪਰ ਸੱਚਾ ਆਸ਼ਕ ਤਾਂ ਇਕ ਦਿਨ ਜ਼ਰੂਰ ਹੀ ਪਰਮਾਤਮਾ ਨੂੰ ਪ੍ਰਾਪਤ ਕਰ ਲੈਂਦਾ ਹੈ।

ਭਾਈ ਗੁਰਦਾਸ ਜੀ ਦਾ ਕਥਨ ਹੈ ਕਿ ਪਤੰਗਾ ਦੀਵੇ ਦਾ ਆਸ਼ਕ ਹੈ ਕੇ ਚੱਲਿਆ ਤੇ ਦੀਵੇ 'ਤੇ ਜਾ ਪਹੁੰਚਿਆ। ਪਤੰਗਾ ਤਾਂ ਭਾਵੇਂ ਆਸ਼ਕ ਹੈ ਪਰ ਦੀਵਾਨਾ ਪਤੰਗੇ ਦਾ ਆਸ਼ਕ ਨਹੀਂ ਹੈ। ਦੀਵੇ ਨੇ ਆਏ ਪਤੰਗੇ ਨੂੰ ਸਾਜ਼ ਕੇ ਰੱਖ ਦਿੱਤਾ। ਇਕ ਭੌਰਾ ਛੁੱਲ ਤੇ ਆਸ਼ਕ ਹੋ ਗਿਆ ਪਰ ਛੁੱਲ ਨੇ ਆਏ ਭੌਰੇ ਨੂੰ ਆਪਣੇ ਵਿਚ ਲਪੇਟ ਕੇ ਭਰਮ ਕਰ ਦਿੱਤਾ। ਮੱਛੀ ਦੀ ਜਿੰਦਗੀ ਨੂੰ ਪਾਣੀ ਨੇ ਅਮਰ ਨਹੀਂ ਕੀਤਾ ਪਰ ਸਤਿਗੁਰੂ ਦੇ ਸਹਾਰੇ ਕੋਈ ਆਸ਼ਕ ਬਣ ਜਾਏ ਤਾਂ ਐਸਾ ਪ੍ਰੇਮੀ ਗਿਆਨ-ਪਿਆਨ ਦੀ ਅਵਸਥਾ ਪ੍ਰਾਪਤ ਕਰ ਕੇ, ਇਕ ਦਿਨ ਅਮਰ ਪਦਵੀ, ਸਹਿਜ ਅਵਸਥਾ ਪ੍ਰਾਪਤ ਕਰ ਲੈਂਦਾ ਹੈ।

ਦੀਪਕ ਪਤੰਗ ਮਿਲਿ ਜਰਤ ਨ ਰਾਖਿ ਸਕੈ,

ਜਰੇ ਮਰੇ ਅਗੇ ਨ ਪਰਮ-ਪਦ ਪਾਏ ਹੈ ॥

ਮਹੁਪ ਕਮਲ ਮਿਲਿ ਭੁਮਤ ਨ ਰਾਖਿ ਸਕੈ,

ਸੰਘੁਰੇ ਮੈਂ ਸੈ ਨ ਸਹਜਿ ਸਮਾਏ ਹੈ ॥

ਜਲ ਮਿਲਿ ਮੀਨ ਕੀ ਨ ਦੁਬਿਧਾ ਮਿਟਾਇ ਸਕੀ,

ਬਿਛੁਰਿ ਮਰਤ ਹਰਿ-ਲੋਕ ਨ ਪਠਾਏ ਹੈ ॥

ਇਤੁ ਉਤ ਸੰਗਮ ਸਹਾਈ ਸੁਖਦਾਈ ਗੁਰ,

ਗਿਆਨ ਧਿਆਨ ਪ੍ਰੇਮ ਰਸ ਅੰਮ੍ਰਿਤ ਪੀਆਏ ਹੈ ॥੩੨੦॥

ਪਤੰਗੇ ਨੂੰ ਦੀਵਾਨਾ ਬਚਾਉਂਦਾ ਵੀ ਨਹੀਂ ਤੇ ਜੇਕਰ ਪਤੰਗਾ ਦੀਵੇ ਦਾ ਆਸ਼ਕ

ਹੋ ਕੇ ਸੜ ਮਰੇ ਤਾਂ ਪਤੰਗਾ ਉਚ ਅਵਸਥਾ ਪ੍ਰਾਪਤ ਨਹੀਂ ਕਰ ਲੈਂਦਾ। ਦੁਨੀਆ ਵਿਚ ਕੋਈ ਵੀ ਬੰਦਾ ਕਿਸੇ ਦੁਨਿਆਵੀ ਪਦਾਰਥ ਜਾਂ ਸੰਬੰਧੀ ਦਾ ਆਸ਼ਕ ਹੋ ਜਾਵੇ ਤਾਂ ਉਹ ਪਦਾਰਥ ਜਾਂ ਸੰਬੰਧੀ ਇਥੇ ਵੀ ਸੁਖ ਨਹੀਂ ਦਿੰਦਾ ਤੇ ਜੇਕਰ ਸੰਬੰਧੀ ਪਿੱਛੇ ਮਰ ਵੀ ਜਾਵੇ ਤਾਂ ਵੀ ਕਿਤੇ ਪਰਮ-ਪਦ ਦੀ ਅਵਸਥਾ ਨਹੀਂ ਮਿਲ ਜਾਂਦੀ।

ਇਕ ਫੁੱਲ ਭੋਰੇ ਨੂੰ ਭੁਮਣ ਤੋਂ ਵੀ ਨਹੀਂ ਬਚਾ ਸਕਦਾ ਤੇ ਆਪਣੇ ਵਿਚ ਲਪੇਟ ਕੇ ਮਾਰੇ ਹੋਏ ਭੁੱਵਰੇ ਨੂੰ ਸਹਿਜ ਅਵਸਥਾ ਦੀ ਪ੍ਰਾਪਤੀ ਨਹੀਂ ਹੁੰਦੀ।

ਪਾਣੀ ਮੱਛੀ ਦੀ ਭਟਕਣਾ ਨਹੀਂ ਮਿਟਾਂਦਾ ਤੇ ਵਿਛੜ ਕੇ ਮਰ ਜਾਏ ਤਾਂ ਪਾਣੀ ਮੱਛੀ ਨੂੰ ਪ੍ਰਭੂ ਪਾਸ ਨਹੀਂ ਭੇਜ ਸਕਦਾ। ਪਰ ਜੇ ਕੋਈ ਸਤਿਗੁਰੂ ਦੀ ਸ਼ਰਨ ਵਿਚ ਚਲਾ ਜਾਏ, ਸੱਚਾ ਪ੍ਰੇਮੀ ਬਣ ਜਾਏ ਤਾਂ ਐਸੇ ਸਿਖ ਨੂੰ ਗੁਰੂ ਇਥੇ ਵੀ ਜੀਵਨ ਦਾ ਪਰਮ ਆਨੰਦ, ਗਿਆਨ ਦੀ ਅਵਸਥਾ ਰਾਹੀਂ ਪ੍ਰਾਪਤ ਕਰਵਾ ਕੇ ਸੁਖਦਾਈ ਬਣਾ ਦਿੰਦਾ ਹੈ ਅਤੇ ਪ੍ਰਲੋਕ ਗਵਨ ਵਿਖੇ ਵੀ ਉਹ ਵਾਹਿਗੁਰੂ ਨਾਲ ਇਕਾਇਕ ਹੋ ਜਾਂਦਾ ਹੈ। ਵਾਹਿਗੁਰੂ ਦਾ ਐਸਾ ਆਸ਼ਕ ਬਣ ਜਾਏ ਕਿ ਹਰ ਸੁਖ ਦੁਖ ਸਮੇਂ ਘਰ-ਬਾਹਰ ਸਭ ਜਗ੍ਹਾ 'ਤੇ ਬੈਠਾ ਉਸ ਪ੍ਰਭੂ ਨੂੰ ਯਾਦ ਕਰਦਾ ਰਹੇ। ਉਸ ਦਾ ਸਿਮਰਨ ਕਰਦਾ ਰਹੇ। ਛੁਪੀਦ ਜੀ ਕਥਨ ਕਰਦੇ ਹਨ ਕਿ ਪਰਮਾਤਮਾ ਦੇ ਇਸ਼ਕ ਵਿਚ ਜੋ ਆਸ਼ਕ ਰਹਿੰਦਾ ਹੈ, ਉਸ ਦੀ ਹਾਲਤ ਇਹ ਹੋ ਜਾਂਦੀ ਹੈ :

ਰਤੇ ਇਸ਼ਕ ਖੁਦਾਇ ਰੰਗ ਦੀਦਾਰ ਕੇ ॥      (ਆਸਾ ਫਰੀਦ ਜੀ, ਪੰਨਾ 488)

ਪਰਮਾਤਮਾ ਦੇ ਪ੍ਰੇਮ ਵਿਚ ਭਿੱਜਿਆ ਹੋਇਆ ਹਰ ਸਮੇਂ ਉਸ ਦੇ ਦੀਦਾਰ ਕਰਦਾ ਰਹਿੰਦਾ ਹੈ। ਸੱਚਾ ਆਸ਼ਕ ਕਦੀ ਵੀ ਪ੍ਰਭੂ ਨੂੰ ਹਿਰਦੇ ਵਿੱਚੋਂ ਨਹੀਂ ਵਿਸਾਰਦਾ।

ਸੋਂ, ਦੁਨੀਆ ਦੇ ਝੂਠੇ ਪਦਾਰਥਾਂ ਦਾ ਆਸ਼ਕ ਨਹੀਂ ਬਣਨਾ, ਕਿਸੇ ਨਸੇ ਦਾ ਆਸ਼ਕ ਨਹੀਂ ਬਣਨਾ, ਝੂਠੇ ਸੰਬੰਧੀਆਂ ਦਾ ਆਸ਼ਕ ਨਹੀਂ ਬਣਨਾ। ਜੋ ਕੋਈ ਇਹਨਾਂ ਦਾ ਆਸ਼ਕ ਬਣ ਕੇ ਜ਼ਿੰਦਗੀ ਗੁਜ਼ਾਰਦਾ ਹੈ, ਐਸਾ ਦੀਵਾਨਾ ਇਸ ਜ਼ਿੰਦਗੀ ਵਿਚ ਵੀ ਝੂਠਾ ਦੀਵਾਨਾ ਬਣ ਕੇ ਦੁਖੀ ਰਹਿੰਦਾ ਹੈ ਅਤੇ ਜੀਵਨ ਲੀਲਾ ਸਮਾਪਤ ਹੋ ਜਾਣ ਤੋਂ ਬਾਅਦ ਵੀ ਚੌਗਸੀ ਲੱਖ ਜੂਨ ਵਿਚ ਦੀਵਾਨਾ ਬਣ ਕੇ ਹੀ ਭਟਕਦਾ ਰਹਿੰਦਾ ਹੈ। ਅਕਸਰ ਝੂਠੇ ਦੀਵਾਨੇ ਭਟਕਦੇ ਹੀ ਰਹਿੰਦੇ ਹਨ। ਇਸ ਵਾਸਤੇ ਹੀ ਕਬੀਰ ਜੀ ਦਾ ਕਥਨ ਹੈ :

ਚਉਰਾਸੀ ਲਖ ਫਿਰੈ ਦੀਵਾਨਾਂ ॥      (ਭੈਰਵੀ ਕਬੀਰ ਜੀ, ਪੰਨਾ 1161)

ਸੱਚਾ ਆਸ਼ਕ ਤਾਂ ਰੱਬ ਦਾ ਆਸ਼ਕ ਬਣਦਾ ਹੈ ਜਾਂ ਫਿਰ ਗੁਰੂ-ਚਰਨਾਂ ਵਿਚ ਇਤਨਾ ਪ੍ਰੇਮ ਕਰਦਾ ਹੈ ਕਿ ਗੁਰੂ ਦਾ ਦੀਵਾਨਾ ਹੋ ਜਾਂਦਾ ਹੈ। ਜੋ ਗੁਰੂ ਨਾਲ ਜੂੜ ਜਾਏ, ਉਹ ਪਰਮਾਤਮਾ ਨਾਲ ਵੀ ਜੂੜ ਜਾਂਦਾ ਹੈ। ਸੱਚ ਦੀ ਪ੍ਰਾਪਤੀ ਦੀ ਚਾਹਨਾ ਵਾਲਾ, ਗੁਰੂ ਨਾਲ ਇਤਨਾ ਪ੍ਰੇਮ ਪਾ ਲੈਂਦਾ ਹੈ ਕਿ ਹਰ ਰੋਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੀਦਾਰ ਕਰਦਾ ਹੈ। ਬਾਣੀ ਪੜ੍ਹਦਾ ਹੈ। ਵਿਚਾਰ ਕਰਦਾ ਹੈ। ਹਰ ਉਪਦੇਸ਼ ਨੂੰ ਹਿਰਦੇ ਵਿਚ ਵਸਾ ਕੇ, ਦੱਸੇ ਮਾਰਗ 'ਤੇ ਚੱਲ ਕੇ ਪ੍ਰਭੂ ਨੂੰ ਪਾ ਲੈਂਦਾ ਹੈ। ਗੁਰੂ ਦਾ ਵਿਛੋੜਾ ਸਹਿਣ ਨਹੀਂ ਕਰਦਾ।

ਵਾਰਿ ਵਾਰਿ ਜਾਈ ਗੁਰ ਉਪਰਿ ਪੈ ਪੈਰੀ ਸੰਤ ਮਨਾਈ ॥

ਨਾਨਕ ਵਿਚਾਰਾ ਭਇਆ ਦਿਵਾਨਾ ਗਰਿ ਤਉ ਦਰਸਨ ਕੈ ਜਾਈ ॥

(ਸੂਹੀ ਮਹਲਾ 8, ਪੰਨਾ 757)

ਹੇ ਪਰਮਾਤਮਾ, ਮੈਂ ਤੇਰਾ ਦਰਸਨ ਕਰਨ ਖਾਤਰ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਉਹਨਾਂ ਦੀ ਚਰਨੀਂ ਪੈ ਕੇ ਗੁਰੂ ਨੂੰ ਪ੍ਰਸੰਨ ਕਰਾਂਗਾ। ਮੈਂ ਕਮਲਾ ਹੋਇਆ ਫਿਰਦਾ ਹਾਂ ਕਿ ਮੈਨੂੰ ਹਰੀ ਦਾ ਦਰਸਨ ਹੋ ਜਾਵੇ। ਕਿੰਨੀ ਤਾਂਘ ਹੈ ਪ੍ਰਭੂ ਦੀਦਾਰ ਦੀ ਤੇ ਕਿੰਨਾ ਗੁਰੂ ਨਾਲ ਪਿਆਰ ਹੈ! ਜਿਵੇਂ ਕਿ ਬੁੱਲ੍ਹੇ ਸ਼ਾਹ ਦੀ ਗਾਥਾ ਹੈ—ਸਾਈਂ ਬੁੱਲ੍ਹੇ ਸ਼ਾਹ ਆਪਣੇ ਗੁਰੂ ਪੀਰ ਇਨਾਯਤ ਸ਼ਾਹ ਦੇ ਪਾਸ ਰਹਿ ਕੇ ਸੇਵਾ ਕਰਦਾ ਸੀ। ਬੁੱਲ੍ਹੇ ਸ਼ਾਹ ਦੇ ਘਰ ਸ਼ਾਦੀ ਦੇ ਸਮੇਂ ਘਰ ਪਹੁੰਚਣ ਦਾ ਸੱਦਾ ਦਿੱਤਾ। ਪੀਰ ਇਨਾਯਤ ਸ਼ਾਹ ਜੀ ਨੇ ਆਪਣੇ ਪਾਸ ਰਹਿੰਦੇ ਘਰ ਪਹੁੰਚਣ ਦਾ ਸੱਦਾ ਦਿੱਤਾ। ਪਰ ਬੁੱਲ੍ਹੇ ਸ਼ਾਹ ਨੇ ਮਾਲੀ ਜਾਣ ਕੇ ਉਸ ਦਾ ਕੋਈ ਸਤਿਕਾਰ ਨਾ ਕੀਤਾ। ਵਿਆਹ ਦੇ ਸਮੇਂ ਕੋਈ ਚੰਗੀ ਨੇ ਮਾਲੀ ਜਾਣ ਕੇ ਉਸ ਦਾ ਕੋਈ ਸਤਿਕਾਰ ਨਾ ਕੀਤਾ। ਉਸ ਮਾਲੀ ਨੇ ਜਦੋਂ ਤਰ੍ਹਾਂ ਭੋਜਨ ਆਦਿਕ ਦੇਣ ਦੀ ਤਰਫ ਵੀ ਧਿਆਨ ਨਾ ਦਿੱਤਾ। ਉਸ ਮਾਲੀ ਨੇ ਜਦੋਂ ਵਾਪਸ ਆ ਕੇ ਸਾਰੀ ਹਾਲਤ ਦੱਸੀ ਕਿ ਮੇਰਾ ਤਾਂ ਘਰ ਵਿਚ ਰੱਖੋ ਕੁਤੇ ਜਿੰਨਾ ਵੀ ਧਿਆਨ ਨਹੀਂ ਰੱਖਿਆ, ਤਾਂ ਪੀਰ ਜੀ ਨੂੰ ਬੜਾ ਰੰਜ ਹੋਇਆ ਕਿ ਮੇਰੇ ਭੇਜੇ ਤਾਂ ਕੁਤੇ ਦਾ ਵੀ ਧਿਆਨ ਬੰਦਿਆਂ ਵਰਗਾ ਰੱਖਣਾ ਚਾਹੀਦਾ ਸੀ, ਪਰ ਇਥੇ ਤਾਂ ਬੁੱਲ੍ਹੇ ਨੇ ਇਕ ਬੰਦੇ ਦਾ ਧਿਆਨ ਕੁਤੇ ਜਿੰਨਾ ਵੀ ਨਹੀਂ ਰੱਖਿਆ। ਸਭ ਮੁਗੀਦਾਂ ਨੂੰ ਸੱਦ ਕੇ ਆਖ ਦਿੱਤਾ ਕਿ ਬੁੱਲ੍ਹੇ ਅਗਰ ਆਵੇ ਤਾਂ ਉਸ ਨੂੰ ਭੇਡੇ ਨਹੀਂ ਵੜਨ ਦੇਣਾ ਤੇ ਇਹ ਵੀ ਹੁਕਮ ਸੁਣਾ ਦੇਣਾ ਕਿ ਉਹ ਭੇਡੇ 12 ਸਾਲ ਨਹੀਂ ਆ ਸਕਦਾ। ਜਦੋਂ ਬੁੱਲ੍ਹੇ ਨੇ ਬਾਹਰੋਂ ਹੀ ਮੌਡ ਦਿੱਤਾ ਤੇ 12 ਸਾਲ ਦੇ ਵਿਛੋੜੇ ਦੀ ਗੱਲ ਸੁਣ ਕੇ ਵੀ ਉਹ ਬੜਾ ਤੜ੍ਹਡਿਆ। ਫਿਰ ਵਿਉਂਤ ਸੋਚੀ। ਜਿਹੜੇ ਭੰਡ ਹਰ ਸਾਲ ਭੇਡੇ ਦੇ ਸਮਾਗਮ 'ਤੇ ਜਾ ਕੇ, ਨੱਚ ਗਾ ਕੇ ਪੀਰ ਜੀ ਨੂੰ ਬੁਸ਼ ਕਰਿਆ ਕਰਦੇ ਸਨ, ਉਹਨਾਂ ਪਾਸ ਗਿਆ, ਨੱਚਣਾ ਗਾਣਾ ਸਿਖਿਆ ਤੇ ਜਿਵੇਂ ਉਹ ਧਾਰਮਕ ਗੀਤ, ਕਾਢੀਆਂ ਆਦਿਕ ਗਾਊਂਦੇ ਸਨ, ਤਿਵੇਂ ਹੀ ਬੁੱਲ੍ਹੇ ਨੇ ਤਿਆਰੀ ਕਰ ਲਈ। ਸਾਲਾਨਾ ਸਮਾਗਮ ਦਾ ਦਿਨ ਫਿਰ ਆ ਗਿਆ। ਬੁੱਲ੍ਹੇ ਨੇ ਬੁਰਕਾ ਪਹਿਨ ਲਿਆ, ਭੰਡਾਂ ਦੇ ਨਾਲ ਰਲ ਕੇ ਭੇਡੇ ਜਾ ਪਹੁੰਚਿਆ ਤੇ ਨੱਚਣਾ ਸ਼ੁਰੂ ਕੀਤਾ ਤੇ ਕਾਢੀ ਗਾਈ :

ਬਹੁੜੀਂ ਵੇ ਤਾਬੀਬਾ ਮੇਰੀ ਜਿੰਦ ਗਈ ਆ ।

ਤੇਰੇ ਇਸ਼ਕ ਨਚਾਇਆ ਕਰ ਬਈਆ ਬਈਆ ।

ਇਹ ਸਾਰੀ ਕਾਢੀ ਪੜ੍ਹ ਚੁੱਕਿਆ ਤਾਂ ਪੀਰ ਜੀ ਆਵਾਜ਼ ਪਹਿਚਾਣ ਕੇ ਕਹਿਣ ਲੱਗੇ ਕਿ ਤੂੰ ਬੁੱਲ੍ਹਾ ਤਾਂ ਨਹੀਂ? ਤਾਂ ਅੱਗੋਂ ਬੁਰਕਾ ਉਤਾਰ ਕੇ ਕਹਿਣ ਲੱਗਾ ਕਿ ਮੈਂ ਬੁੱਲ੍ਹਾ ਨਹੀਂ ਹਾਂ, ਮੈਂ ਤਾਂ ਭੁੱਲਾ ਹਾਂ, ਜੇ ਬੁੱਲ੍ਹਾ ਹੁੰਦਾ ਤਾਂ ਕਿਉਂ ਵਿਛੜਦਾ। ਪੀਰ ਜੀ ਨੇ ਕਿਹਾ ਕਿ ਜੇ ਭੁੱਲਾ ਹੈ ਤਾਂ ਆ ਮਿਲ। ਇਥੇ ਬੁੱਲਿਆਂ ਲਈ ਜਗ੍ਹਾ ਨਹੀਂ ਹੈ, ਭੁੱਲਿਆਂ ਲਈ ਹੀ ਜਗ੍ਹਾ ਹੈ।

ਜਿਵੇਂ ਇਕ ਬੁੱਲਾ ਸ਼ਾਹ ਆਪਣੇ ਪੀਰ ਦਾ ਵਿਛੋੜਾ ਸਹਿਣ ਨਹੀਂ ਕਰ ਸਕਦਾ,  
ਇਵੇਂ ਹੀ ਇਕ ਸਿਖ ਵੀ ਗੁਰੂ ਦਾ ਵਿਛੋੜਾ ਸਹਿਣ ਨਹੀਂ ਕਰ ਸਕਦਾ।

ਸੋ, ਅਸੀਂ ਵੀ ਗੁਰੂ ਦੇ ਆਸ਼ਕ ਬਣ ਜਾਈਏ, ਸੱਚੇ ਪ੍ਰਭੂ ਦੇ ਆਸ਼ਕ ਬਣ ਜਾਈਏ  
ਤਾਕਿ ਇਹ ਜੀਵਨ ਦੁਨੀਆ ਦੇ ਝੂਠੇ ਪਦਾਰਥਾਂ ਦਾ ਦੀਵਾਨਾ ਨਾ ਬਣੇ, ਸਗੋਂ  
ਪਰਮਾਤਮਾ ਦਾ ਪ੍ਰੇਮੀ ਬਣ ਕੇ ਹਰ ਰੁਕਾਵਟ ਨੂੰ ਲੰਘ ਕੇ ਪ੍ਰਭੂ ਨਾਲ ਇਕਮਿਕ ਹੋ  
ਸਕੇ। ਮਹਾਂਪੁਰਸ਼ਾਂ ਦਾ ਕਥਨ ਹੈ :

ਹਾਰ ਪ੍ਰੇਮ ਵਿਚ ਮਾਤ੍ਰ ਬੱਦਲ ਜਾਲਮ ਬਿਜਲੀ ਕੜਕੇ।  
ਉਹਨਾਂ ਮੰਜ਼ਲ ਤੈਹ ਕੀ ਕਰਨੀ ਜਿਨ੍ਹਾਂ ਦਾ ਦਿਲ ਧੜਕੇ।  
ਸੱਚੇ ਆਸ਼ਕ ਮੂਲ ਨਾ ਭਰਦੇ ਤਾਹਨਿਆਂ ਦੁੱਖਾਂ ਪਾਸੋਂ।  
ਲਾਵਣ ਤੇ ਜਾ ਤੌੜ ਨਿਭਾਵਣ ਭਰਨ ਨਾ ਨਿਕਲਣ ਸਾਸੋਂ।  
ਦੀਵੇ ਅੰਦਰ ਜਿਉਂ ਜਿਉਂ ਬੱਤੀ ਸਿਰ ਆਪਣਾ ਕਟਵਾਵੇ।  
ਤਿਉਂ ਤਿਉਂ ਰੋਸ਼ਨ ਬਹੁਤੀ ਹੋਵੇ ਚਾਨਣ ਘਣਾ ਦਿਖਾਵੇ।  
ਤੈਸੇ ਜਿਹੜੇ ਸੱਚੇ ਪ੍ਰੇਮੀ ਆਸ਼ਕ ਰੱਬ ਕਹਾਵਣ।  
ਜਿਉਂ ਜਿਉਂ ਆਵਣ ਦੁੱਖ ਤਿਨ੍ਹਾਂ ਨੂੰ ਤਿਉਂ ਤਿਉਂ ਪ੍ਰੇਮ ਵਧਾਵਣ।

ਇਹੋ ਜਿਹੇ ਸੱਚੇ ਆਸ਼ਕ ਬਣ ਕੇ ਜੀਵਨ ਬਿਤਾਈਏ ਤਾਕਿ ਪ੍ਰਭੂ ਦੀ ਪ੍ਰਾਪਤੀ  
ਹੋ ਜਾਏ। ਸੱਚ ਦੀ ਪ੍ਰਾਪਤੀ ਲਈ ਸਭ ਕੁਝ ਕੁਰਬਾਨ ਕਰ ਦੇਣਾ ਹੀ ਸੱਚੇ ਦੀਵਾਨੇ  
ਦਾ ਜੀਵਨ ਹੈ, ਝੂਠੇ ਸੰਸਾਰ ਲਈ ਸਭ ਕੁਝ ਗਵਾ ਬੈਠਣਾ ਹੀ ਝੂਠੇ ਦੀਵਾਨੇ ਦੀ  
ਬੇਸਮਝੀ ਹੈ।

•

## ਸੀਤਲਤਾ ਤੇ ਤਪਸ਼

ਤਪਦੇ ਸੜਦੇ ਜਗਤ ਨੂੰ ਠੰਡਕ ਦੀ ਲੋੜ ਹੈ, ਤਪਦੇ ਹੋਏ ਨੂੰ ਠੰਡਾ ਕਰਨ  
ਵਾਲਾ ਪਦਾਰਥ ਚਾਹੀਦਾ ਹੈ, ਸੜਦੇ ਹੋਏ ਨੂੰ ਬੁਝਾਣ ਵਾਲੇ ਪਦਾਰਥ ਦੀ ਲੋੜ ਹੈ।  
ਜਦੋਂ ਕਿਤੇ ਬਾਹਰ ਦੀ ਤਪਸ਼ ਅੱਗ ਤੋਂ ਜਾਂ ਸੂਰਜ ਤੋਂ ਮਿਲਦੀ ਹੈ, ਉਸ ਸਮੇਂ ਕਿਸੇ  
ਛਾਯਾ ਦੀ ਲੋੜ ਮਹਿਸੂਸ ਹੁੰਦੀ ਹੈ। ਜਦੋਂ ਕਿਤੇ ਅੰਦਰ ਦੀ ਤਪਸ਼ ਤੇ ਸਾੜਾ ਪੈਦਾ  
ਹੁੰਦਾ ਹੈ, ਤਾਂ ਇਸ ਨੂੰ ਵੀ ਬੁਝਾਣ ਲਈ ਐਸੀ ਛਾਂ ਚਾਹੀਦੀ ਹੈ, ਐਸਾ ਪਾਣੀ ਚਾਹੀਦਾ  
ਹੈ ਜਿਸ ਨਾਲ ਅੰਦਰ ਹਿਰਦੇ ਦੀ ਤਪਸ਼ ਮਿਟ ਜਾਵੇ। ਜਿਵੇਂ ਬਾਹਰ ਦੀ ਅੱਗ ਨਾਲ  
ਸਭ ਕੁਝ ਸੜ ਜਾਂਦਾ ਹੈ, ਇਵੇਂ ਹੀ ਅੰਦਰ ਹਿਰਦੇ ਵਿਚ ਵੀ ਇਕ ਐਸੀ ਅੱਗ ਹੈ  
ਜੋ ਸਭ ਕੁਝ ਸਾੜ ਦਿੰਦੀ ਹੈ। ਸ਼ੁਭ ਗੁਣ ਸੜ ਜਾਂਦੇ ਹਨ, ਸ਼ੁਭ ਵਿਚਾਰ ਸਮਾਪਤ  
ਹੋ ਜਾਂਦੇ ਹਨ।

ਬਾਹਰ ਦੀ ਅੱਗ ਵੀ ਵੱਖਰੀ ਵੱਖਰੀ ਕਿਸਮ ਦੀ ਹੈ ਤੇ ਅੰਦਰ ਦੀ ਅੱਗ ਵੀ  
ਵੱਖਰੀ ਵੱਖਰੀ ਕਿਸਮ ਦੀ ਹੈ। ਅਗਨ ਦੀਆਂ ਚਾਰ ਕਿਸਮਾਂ ਹਨ :

1. ਜਕਾਰਤਾ ਅਗਨ;
2. ਜਠਰ ਅਗਨ;
3. ਦਾਵਾਨਾਲ ਅਗਨ,
4. ਬੜਵਾ ਅਗਨ।

ਜੋ ਅੱਗ ਧਰਤੀ ਦੇ ਅੰਦਰ ਲੋਹੇ ਆਦਿਕ ਦੀਆਂ ਖਾਣਾਂ ਵਿਚ ਲੱਗਦੀ ਹੈ,  
ਉਸ ਨੂੰ ਜਕਾਰਤਾ ਅਗਨ ਕਿਹਾ ਜਾਂਦਾ ਹੈ। ਇਹ ਅੱਗ ਖਾਣਾਂ ਵਿਚ ਕੰਮ ਕਰਦੇ  
ਮਜ਼ਦੂਰਾਂ ਨੂੰ ਅਤੇ ਪੈਦਾ ਹੁੰਦੀ ਧਾਤ ਨੂੰ ਸਾੜ ਕੇ ਸੁਆਹ ਕਰ ਦਿੰਦੀ ਹੈ।

ਦੂਸਰੀ ਹੈ ਜਠਰ ਅਗਨ, ਜੋ ਹਰ ਮਨੁੱਖ ਦੇ ਪੇਟ ਵਿਚ ਹੁੰਦੀ ਹੈ ਤੇ ਜੋ ਭੋਜਨ  
ਖਾਧਾ ਜਾਂਦਾ ਹੈ, ਉਸ ਨੂੰ ਭਸਮ ਕਰਦੀ ਰਹਿੰਦੀ ਹੈ।

ਤੀਸਰੀ ਹੈ ਦਾਵਾਨਾਲ ਅਗਨ, ਜੋ ਜੰਗਲ ਵਿਚ ਪੈਦਾ ਹੋਏ ਬਾਂਸਾਂ ਤੋਂ ਪੈਦਾ  
ਹੁੰਦੀ ਹੈ ਅਤੇ ਬਾਂਸਾਂ ਨੂੰ ਵੀ ਸਾੜ ਦਿੰਦੀ ਹੈ, ਹੋਰ ਦਰੱਖਤਾਂ ਨੂੰ ਵੀ ਸਾੜਦੀ ਹੈ ਤੇ  
ਜੰਗਲ ਦੇ ਪਸੂ-ਪੰਛੀਆਂ ਨੂੰ ਵੀ ਸਾੜ ਦਿੰਦੀ ਹੈ।

ਚੌਥੀ ਹੈ ਬੜਵਾ ਅਗਨ, ਜੋ ਕਿ ਸਮੁੰਦਰ ਵਿਚ ਹੁੰਦੀ ਹੈ ਤੇ ਸਮੁੰਦਰ ਦੇ ਪਾਣੀ  
ਅੰਦਰ ਰਹਿ ਕੇ ਪਾਣੀ ਨੂੰ ਸੁਕਾਂਦੀ ਰਹਿੰਦੀ ਹੈ।

ਇਹਨਾਂ ਚਾਰ ਕਿਸਮਾਂ ਦੀ ਅੱਗ ਨਾਲ ਜ਼ਰੂਰੀ ਨਹੀਂ ਹੈ ਕਿ ਨੁਕਸਾਨ ਹੀ ਹੋਵੇ

ਜਿਵੇਂ ਕਿ ਪੇਟ ਵਿਚ ਰਹਿਣ ਵਾਲੀ ਜਠਰ ਅਗਨ ਦਾ ਹੋਣਾ ਜੂਰੀ ਹੈ ਤਾਕਿ ਭੋਜਨ ਠੀਕ ਢੰਗ ਨਾਲ ਪਚ ਸਕੇ। ਪਰ ਇਹ ਸੀਮਿਤ ਦਸ਼ਾ ਤਕ ਹੀ ਹੋਵੇ ਤਾਂ ਠੀਕ ਹੈ, ਜੇਕਰ ਬਹੁਤ ਜ਼ਿਆਦਾ ਵਧ ਜਾਵੇ ਤਾਂ ਮਿਹਦੇ ਵਿਚ ਗਰਮੀ ਪੈ ਜਾਣ ਕਰਕੇ ਕਈ ਬੀਮਾਰੀਆਂ ਨੂੰ ਜਨਮ ਦਿੰਦੀ ਹੈ। ਤਿਵੇਂ ਹੀ ਬਾਂਸਾਂ ਤੋਂ ਪੈਦਾ ਹੋਣ ਵਾਲੀ ਅਗਨ ਜਿਸ ਨੂੰ ਅੱਜ ਕੱਲ ਮਾਚਿਸ ਰਾਹੀਂ ਵੀ ਅਸੀਂ ਪੈਦਾ ਕਰਦੇ ਹਾਂ, ਇਹ ਅਗਨ ਵੀ ਲੋੜ ਮੁਤਾਬਕ ਤੇ ਸਮੇਂ ਅਨੁਸਾਰ ਪੈਦਾ ਕੀਤੀ ਜਾਵੇ ਤਾਂ ਘਰ ਵਿਚ ਰੋਟੀ, ਸਬਜ਼ੀ ਤੇ ਹੋਰ ਕਈ ਕੰਮ ਕਰਨ ਵਿਚ ਸਹਾਇਕ ਹੁੰਦੀ ਹੈ। ਇਹ ਦਾਵਾਨਾਲ ਅਗਨ ਵੀ ਜੇਕਰ ਇਤਨੀ ਜ਼ਿਆਦਾ ਹੀ ਵਧ ਜਾਵੇ ਕਿ ਸਾਰਾ ਘਰ ਹੀ ਸਾੜ ਦੇਵੇ ਤਾਂ ਇਹ ਅੱਗ ਵੀ ਨੁਕਸਾਨ ਦਾ ਕਾਰਣ ਬਣ ਜਾਂਦੀ ਹੈ। ਸਮੁੰਦਰ ਵਿਚਲੀ ਅਗਨ ਵੀ ਇਤਨੀ ਨੁਕਸਾਨਦੇਹ ਨਹੀਂ ਹੈ। ਜੇ ਕਿਤੇ ਪ੍ਰਤੀ ਬਣਨ ਤਾਂ ਅਗਨੀਆਂ ਤੋਂ ਬਚਾਅ ਦਾ ਢੰਗ ਤਾਂ ਕੀਤਾ ਗਿਆ ਹੈ ਪਰ ਜੋ ਅਗਨ ਮਨੁੱਖ ਦੇ ਹਿਰਦੇ ਵਿਚ ਪੈਦਾ ਹੁੰਦੀ ਹੈ, ਉਸ ਤੋਂ ਬਚਾਅ ਦਾ ਢੰਗ ਵੀ ਕਰ ਲੈਣਾ ਚਾਹੀਦਾ ਹੈ। ਸਾਡੇ ਹਿਰਦੇ ਦੀਆਂ ਵੀ ਚਾਰ ਅਗਨੀਆਂ ਹਨ, ਗੁਰੂ ਸਾਹਿਬ ਜੀ ਦਾ ਫੁਰਮਾਨ ਹੈ :

ਹੁੰਨੁ ਹੇਡੁ ਲੋਭੁ ਕੋਪੁ ਚਾਰੇ ਨਦੀਆ ਅਗਿ ॥  
ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥

(ਮਾਝ ਵਰ ਮ: ੧, ਪੰਨਾ 147)

ਇਕ ਹੈ ਹਿੰਸਾ ਦੀ ਬਿਰਤੀ, ਇਹ ਵੀ ਅਗਨ ਦੀ ਨਦੀ ਹੈ, ਦੂਸਰੀ ਹੈ ਮੋਹ ਦੀ ਬਿਰਤੀ, ਇਹ ਵੀ ਅੱਗ ਦੀ ਨਦੀ ਹੈ। ਤੀਜੀ ਹੈ ਲੋਭ ਦੀ ਬਿਰਤੀ ਤੇ ਚੌਬੀ ਹੈ ਕ੍ਰੋਧ ਦੀ ਬਿਰਤੀ, ਇਹ ਚਾਰੇ ਹੀ ਅੱਗ ਦੀਆਂ ਨਦੀਆਂ ਹਨ।

ਸਭ ਤੋਂ ਪਹਿਲੀ ਜੋ ਹਿੰਸਾ ਦੀ ਬਿਰਤੀ ਰੂਪ ਅੱਗ ਦੀ ਨਦੀ ਹੈ, ਇਸ ਤੋਂ ਵੀ ਬਚਣਾ ਹੈ। ਹਿੰਸਾ ਤਿੰਨ ਕਿਸਮ ਦੀ ਹੈ—ਮਨ ਕਰਕੇ, ਬਾਣੀ ਕਰਕੇ ਤੇ ਸਰੀਰ ਕਰਕੇ ਕਿਸੇ ਦਾ ਘਾਤ ਕਰਨਾ। ਜਦੋਂ ਕੋਈ ਕਿਸੇ ਦਾ ਮਨ ਕਰਕੇ ਬੁਰਾ ਸੋਚਦਾ ਹੈ, ਤਾਂ ਮਨ ਕਰਕੇ ਉਹ ਕਿਸੇ ਦਾ ਕਤਲ ਕਰ ਰਿਹਾ ਹੈ। ਮਨ ਕਰਕੇ ਕਿਸੇ ਦਾ ਬੁਰਾ ਚਿਤਵਨ ਕਰਨ ਵਾਲਾ ਮਨੁੱਖ ਸੜਦਾ ਰਹਿੰਦਾ ਹੈ, ਚਾਹੇ ਉਹ ਬੰਦਾ ਆਪਣੇ ਤੋਂ ਵੱਡੇ ਨੂੰ ਦੇਖ ਕੇ ਸੜੇ ਤੇ ਚਾਹੇ ਕਿਸੇ ਨਾਲ ਦੁਸ਼ਮਣੀ ਦੀ ਭਾਵਨਾ ਕਰਕੇ ਸੜੇ। ਅਸੀਂ ਬੰਦਾ ਕਿਸੇ ਦੂਸਰੇ ਨੂੰ ਦੁਖ ਪਹੁੰਚਾ ਸਕੇ ਜਾਂ ਨਾ ਪਰ ਆਪ ਜ਼ਰੂਰ ਸੜਦਾ ਰਹਿੰਦਾ ਹੈ। ਜੋ ਮਨ ਕਰਕੇ ਸਿਮਰਨ ਵਿਚ ਨਹੀਂ ਜੁੜਿਆ, ਜੋ ਮਨ ਕਰਕੇ ਹਰਿ-ਗੁਣ ਨਹੀਂ ਗਾਉਂਦਾ, ਉਹੀ ਬੰਦਾ ਹੀ ਮਨ ਕਰਕੇ ਸੜੇਗਾ।

ਇਕ ਗਾਥਾ ਹੈ—ਇਕ ਛੋਟੇ ਜਿਹੇ ਦੇਸ ਦਾ ਰਾਜਾ ਬੀਮਾਰ ਹੋ ਗਿਆ, ਸਭ ਵੈਦਾਂ ਹਕੀਮਾਂ ਨੇ ਜਵਾਬ ਦੇ ਦਿੱਤਾ ਕਿ ਰਾਜਾ ਨਹੀਂ ਬਚ ਸਕਦਾ। ਇਸ ਗੱਲ ਦੀ ਚਰਚਾ ਸਾਰੇ ਦੇਸ ਵਿਚ ਫੈਲ ਗਈ। ਇਕ ਵਪਾਰੀ ਰਾਜੇ ਦੇ ਦੇਸ ਵਿਚ ਚੰਦਨ ਦਾ ਵਪਾਰ ਕਰਦਾ ਸੀ, ਜਦੋਂ ਉਸ ਨੂੰ ਪਤਾ ਲੱਗਾ ਕਿ ਰਾਜਾ ਮਰਨ ਕਿਨਾਰੇ ਹੈ ਤਾਂ ਉਸ ਨੇ ਬਹੁਤ ਸਾਰਾ ਚੰਦਨ ਮਹੀਨ ਕੇ ਰੱਖ ਲਿਆ ਕਿ ਜਦੋਂ ਰਾਜਾ ਮਰੇਗਾ ਤਾਂ ਚੰਦਨ ਦੀਆਂ ਲੱਕੜਾਂ ਨਾਲ ਰਾਜੇ ਦੇ ਸਰੀਰ ਦਾ ਸਸਕਾਰ ਕੀਤਾ ਜਾਵੇਗਾ, ਤੇ ਮੈਨੂੰ

ਚੰਦਨ ਦਾ ਚੰਗਾ ਭਾਅ ਮਿਲ ਜਾਵੇਗਾ। ਪਰ ਕੁਦਰਤੀ ਰਾਜਾ ਆਹਿਸਤਾ ਆਹਿਸਤਾ ਠੀਕ ਹੋਣਾ ਸ਼ੁਰੂ ਹੋ ਗਿਆ। ਇਧਰੋਂ ਰਾਜਾ ਠੀਕ ਹੋ ਰਿਹਾ ਸੀ, ਪਰ ਉਪਰੋਂ ਵਪਾਰੀ ਦੇ ਮਨ ਦੀ ਹਾਲਤ ਐਸੀ ਬਹਾਬ ਹੋ ਗਈ ਕਿ ਉਹ ਸੋਚ ਰਿਹਾ ਸੀ ਕਿ ਰਾਜਾ ਮਰੇ ਤੇ ਮੇਰਾ ਚੰਦਨ ਵਿਕੇ। ਪਰੰਤੂ ਰਾਜਾ ਤਾਂ ਬਿਲਕੁਲ ਠੀਕ ਹੋ ਗਿਆ ਸੀ।

ਇਕ ਦਿਨ ਸ਼ਹਿਰ ਵਿੱਚੋਂ ਰਾਜਾ ਲੰਘ ਰਿਹਾ ਸੀ ਕਿ ਉਸੇ ਵਪਾਰੀ ਦੀ ਬਹੁ-ਮੰਜ਼ਲਾ ਇਮਾਰਤ ਦੇਖ ਕੇ ਤੁਕ ਗਿਆ ਤੇ ਕਹਿਣ ਲੱਗਾ ਕਿ ਐਂ ਵਜੀਰ, ਇਹ ਇਤਨੀ ਉੱਚੀ ਇਮਾਰਤ ਕਿਸ ਦੀ ਇਜਾਜ਼ਤ ਨਾਲ ਬਣਾਈ ਗਈ ਹੈ? ਜੇਕਰ ਇਹ ਇਮਾਰਤ ਡਿੱਗ ਪਵੇ ਤਾਂ ਆਸੇ ਪਸੇ ਦੀਆਂ ਹੋਰ ਇਮਾਰਤਾਂ ਨੂੰ ਬੜਾ ਭਾਗੀ ਨੁਕਸਾਨ ਪਹੁੰਚਾ ਸਕਦੀ ਹੈ, ਲੰਘਦੇ ਬੰਦਿਆਂ ਦਾ ਵੀ ਨੁਕਸਾਨ ਹੋ ਸਕਦਾ ਹੈ। ਇਸ ਕਰਕੇ ਇਸ ਇਮਾਰਤ ਦੇ ਮਾਲਕ ਨੂੰ ਗਿਫ਼ਤਾਰ ਕਰ ਲਿਆ ਜਾਵੇ। ਉਸ ਦਾ ਸਾਰਾ ਸਾਮਾਨ ਜਬਤ ਕਰ ਕੇ ਇਹ ਇਮਾਰਤ ਢਾਹ ਦਿੱਤੀ ਜਾਵੇ। ਵਜੀਰ ਕਹਿਣ ਲੱਗਾ, “ਜੀ ਸਤਿ ਬਚਨ!“ ਰਾਜਾ ਤਾਂ ਚਲਾ ਗਿਆ ਪਰ ਵਜੀਰ ਸੋਚਣ ਲੱਗਾ ਕਿ ਇਹੋ ਜਿਹੀਆਂ ਇਮਾਰਤਾਂ ਤਾਂ ਹੋਰ ਵੀ ਕਈ ਹਨ, ਪਰ ਰਾਜੇ ਨੂੰ ਇਸ ਮਾਲਕ ਮਕਾਨ ‘ਤੇ ਇਤਨਾ ਗੁੱਸਾ ਕਿਉਂ ਆਇਆ ਹੈ? ਵਜੀਰ ਉਸ ਵਪਾਰੀ ਕੋਲ ਗਿਆ ਤੇ ਕਹਿਣ ਲੱਗਾ ਕਿ ਸੱਚ ਸੱਚ ਦੱਸ, ਤੇਰੇ ਮਨ ਵਿਚ ਰਾਜੇ ਦੇ ਪ੍ਰਤਿ ਕੋਈ ਬੁਰੀ ਭਾਵਨਾ ਤਾਂ ਨਹੀਂ। ਪਹਿਲਾਂ ਤਾਂ ਵਪਾਰੀ ਮੁੱਕਰ ਗਿਆ ਪਰ ਜਦੋਂ ਵਜੀਰ ਨੇ ਰਾਜੇ ਦਾ ਹੁਕਮ ਸੁਣਾਇਆ ਤਾਂ ਵਪਾਰੀ ਨੇ ਸੱਚ ਸੱਚ ਦੱਸ ਦਿੱਤਾ ਕਿ ਮੇਰੇ ਘਰ ਵਿਚ ਚੰਦਨ ਜਮ੍ਹਾਂ ਹੋਇਆ ਪਿਆ ਹੈ, ਇਸ ਕਰਕੇ ਮੈਂ ਰਾਜੇ ਦੇ ਜਲਦੀ ਮਰਨ ਦੀ ਸੋਚਦਾ ਰਹਿੰਦਾ ਹਾਂ। ਵਜੀਰ ਨੇ ਸਾਰਾ ਚੰਦਨ ਪ੍ਰਹੀਦ ਕੇ ਰੱਖ ਲਿਆ ਤੇ ਵਪਾਰੀ ਨੂੰ ਕਿਹਾ ਕਿ ਅਗਾਂਹ ਤੋਂ ਰਾਜੇ ਦੇ ਮਰਨ ਦੀ ਚਿੰਤਾ ਛੱਡ ਦੇ। ਕਈ ਦਿਨਾਂ ਬਾਅਦ ਰਾਜਾ ਫਿਰ ਉਪਰ ਦੀ ਲੰਘਿਆ ਤੇ ਉਸ ਇਮਾਰਤ ਨੂੰ ਦੇਖ ਕੇ ਕਹਿਣ ਲੱਗਾ ਕਿ ਐਂ ਵਜੀਰ, ਤੈਨੂੰ ਕਿਹਾ ਸੀ ਕਿ ਇਸ ਇਮਾਰਤ ਨੂੰ ਢਾਹ ਦੇ। ਇਹ ਇਮਾਰਤ ਢਾਹੀ ਕਿਉਂ ਨਹੀਂ? ਵਜੀਰ ਨੇ ਕਿਹਾ ਕਿ ਰਾਜਾ ਸਾਹਿਬ, ਮੈਂ ਅੱਜ ਹੀ ਇਸ ਇਮਾਰਤ ਨੂੰ ਢਾਹੁਣਾ ਸ਼ੁਰੂ ਕਰਵਾ ਦਿੰਦਾ ਹਾਂ। ਗਜ਼ਾ ਬੜੀ ਦੇਰ ਲਈ ਸੋਚਣ ਲੱਗ ਪਿਆ ਤੇ ਫਿਰ ਇਣਪਟ ਆਪ ਹੀ ਕਹਿਣ ਲੱਗਾ ਕਿ ਨਹੀਂ ਵਜੀਰ, ਇਸ ਇਮਾਰਤ ਨੂੰ ਹੁਣ ਢਾਹੁਣ ਦਾ ਮੇਰਾ ਇਗਾਦਾ ਬਦਲ ਗਿਆ ਹੈ, ਇਹ ਉੱਚੀ ਇਮਾਰਤ ਤਾਂ ਸਾਡੇ ਸ਼ਹਿਰ ਦੀ ਸੋਭਾ ਹੈ। ਇਹੋ ਜਿਹੀਆਂ ਤਾਂ ਹੋਰ ਵੀ ਕਈ ਇਮਾਰਤਾਂ ਹਨ। ਉਹੀ ਰਾਜਾ ਹੈ, ਉਹੀ ਇਮਾਰਤ ਹੈ, ਉਹੀ ਸੋਠ ਹੈ ਪਰ ਹੁਣ ਦੋਹਾਂ ਦੀ ਸੋਚਣੀ ਵਿਚ ਬਹੁਤ ਫਰਕ ਹੈ। ਜੇਕਰ ਵਪਾਰੀ ਰਾਜੇ ਦੇ ਮਰਨ ਨੂੰ ਲੋਚਦਾ ਹੈ ਤਾਂ ਰਾਜਾ ਵੀ ਉਸ ਦਾ ਬੁਰਾ ਸੋਚਦਾ ਹੈ। ਜੇਕਰ ਵਪਾਰੀ ਦਾ ਮਨ ਰਾਜੇ ਪ੍ਰਤਿ ਠੀਕ ਹੈ ਤਾਂ ਰਾਜਾ ਵੀ ਵਪਾਰੀ ਪ੍ਰਤਿ ਕੋਈ ਗਲਤ ਭਾਵਨਾ ਨਹੀਂ ਰੱਖਦਾ।

ਪਰ ਕਾ ਬੁਰਾ ਨ ਰਾਖਹੁ ਚੀਤ ॥

ਤੁਮ ਕਉ ਦੁਖੁ ਨਹੀਂ ਭਾਈ ਮੀਤ ॥

(ਆਸਾ ਮ: ੫, ਪੰਨਾ 386)

ਇਸ ਕਰਕੇ ਮਨ ਨਾਲ ਕਿਸੇ ਦਾ ਬੁਰਾ ਸੋਚਣਾ, ਆਪੂਣਾ ਹੀ ਨੁਕਸਾਨ

ਕਰਵਾਉਂਦਾ ਹੈ ਤੇ ਮਨ ਦੀ ਹਾਲਤ ਵੀ ਦੁਖੀ ਰਹਿੰਦੀ ਹੈ। ਮਨ ਕਰਕੇ ਦੂਸਰਿਆਂ ਦਾ ਸਦੀਵੀ ਭਲਾ ਸੌਚਣਾ ਹੀ ਮਨ ਦੀ ਹਿੰਸਾ ਦਾ ਤਿਆਗ ਹੈ। ਮਨ ਕਰਕੇ ਸਿਮਰਨ ਵਿਚ ਜੁੜੇ ਰਹਿਣ ਨਾਲ ਹੀ ਸਭ ਦਾ ਭਲਾ ਮੰਗਣ ਦੀ ਅਵਸਥਾ ਮਿਲਦੀ ਹੈ। ਦੂਸਰਾ ਹੈ ਬਾਣੀ ਕਰਕੇ, ਕੌੜੇ ਬਚਨ ਬੋਲ ਕੇ ਕਿਸੇ ਨੂੰ ਸਾੜਨਾ ਨਹੀਂ, ਕਿਉਂਕਿ ਕਿਸੇ ਦਾ ਦਿਲ ਦੁਖੀ ਕਰਨਾ ਹੀ ਦੂਜੇ ਨੂੰ ਸਾੜਨਾ ਹੈ। ਕੌੜੇ ਬਚਨ ਬੋਲਣ ਵਾਲਾ ਬੁਦ ਵੀ ਸੜਦਾ ਰਹਿੰਦਾ ਹੈ। ਇਹ ਬੋਲਾਂ ਦੀ ਹਿੰਸਾ ਵੀ ਤਿਆਗਣੀ ਹੈ ਤਾਂ ਜੋ ਰਸਨਾ ਦੇ ਬੋਲ ਮਿੱਠੇ ਵੀ ਹੋਵਣ ਤੇ ਸਿਮਰਨ ਰਸਨਾ 'ਤੇ ਟਿਕਿਆ ਰਹੇ।

ਤੀਸਰਾ, ਸਗੋਰ ਕਰਕੇ ਵੀ ਕਿਸੇ ਦਾ ਕਤਲ ਨਹੀਂ ਕਰਨਾ। ਸਗੋਰਕ ਹਿੰਸਾ ਵਿਚ ਕਿਸੇ ਦਾ ਕਤਲ ਵੀ ਹਿੰਸਾ ਹੈ ਤੇ ਕਿਸੇ ਨੂੰ ਮਾਰਨਾ-ਕੁੱਟਣਾ ਵੀ ਹਿੰਸਾ ਹੈ। ਹਿੰਸਾ ਕਰਨ ਵਾਲਾ ਵੀ ਸੜਦਾ ਰਹਿੰਦਾ ਹੈ। ਤਨ ਨਾਲ ਕਿਸੇ ਦਾ ਭਲਾ ਕਰਨਾ ਹੀ ਠੰਡਾ ਰਹਿਣ ਦੀ ਜਾਚ ਹੈ। ਇਹ ਤਿੰਨ ਕਿਸਮ ਦੀ ਹਿੰਸਾ ਦਾ ਇਕ ਰੂਪ ਹੈ। ਪਹਿਲੀ ਹਿੰਸਾ ਦੀ ਅਗਨ ਤੋਂ ਬਚਣਾ ਹੈ। ਦੂਸਰੀ ਹੈ ਹੇਤ ਦੀ ਅੱਗ, ਜਿਸ ਨੂੰ ਅਸੀਂ ਮੋਹ ਦੇ ਰੂਪ ਵਿਚ ਦੇਖ ਸਕਦੇ ਹਾਂ। ਕਿਸੇ ਨਾਲ ਹੇਤ ਕਰਨਾ, ਇਹ ਵੀ ਤਪਸ਼ ਹੈ। ਦੁਨੀਆ ਵਿਚ ਜਿਸ ਨਾਲ ਵੀ ਮੋਹ ਕਰਾਂਗੇ, ਉਹ ਸਾਨੂੰ ਸ਼ਾਂਤੀ-ਠੰਡਕ ਨਹੀਂ ਦੇ ਸਕੇਗਾ। ਕਿਸੇ ਸੰਬੰਧੀ ਨਾਲ ਅੱਜ ਬੜਾ ਮੋਹ ਕਰ ਲਈਏ ਤੇ ਕੱਲ ਨੂੰ ਉਹ ਸੰਬੰਧੀ ਸਦੀਵੀ ਵਿਛੋੜਾ ਦੇ ਜਾਵੇ ਤਾਂ ਵੀ ਤਪਸ਼ ਪੈਦਾ ਕਰੇਗਾ ਜਾਂ ਉਹ ਸੰਬੰਧੀ ਕਿਸੇ ਕਾਰਣ ਸਵਾਰਥੀ ਬਣ ਕੇ ਧੋਖਾ ਦੇ ਦੇਵੇ ਤਾਂ ਵੀ ਕੀਤਾ ਮੋਹ ਸਾੜੇ ਦਾ ਕਾਰਣ ਬਣ ਜਾਵੇਗਾ। ਇਸ ਕਰਕੇ ਗੁਰੂ ਸਾਹਿਬ ਜੀ ਕਹਿੰਦੇ ਹਨ ਕਿ ਮੋਹ ਕਰੋ ਤਾਂ ਇਕ ਨਿਰੰਕਾਰ ਨਾਲ, ਜੋ ਸਦੀਵੀ ਸਾਡਾ ਸਾਥੀ ਹੈ:

ਅਬ ਮਨ ਏਕਸ ਸਿਉ ਮੋਹੁ ਕੀਨਾ॥

ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ॥

(ਧਨਾਸਰੀ ਮ: ੫, ਪੰਨਾ 670)

ਤੀਸਰੀ ਅਗਨ ਹੈ ਲੋਭ ਦੀ ਅੱਗ। ਲੋਭ ਵਿਚ ਫਸਿਆ ਬੰਦਾ ਵੀ ਸ਼ਾਂਤੀ ਨਾਲ ਟਿਕਾਉ ਵਿਚ ਨਹੀਂ ਬੈਠ ਸਕਦਾ :

ਲੋਭਿ ਗ੍ਰਾਸਿਓ ਦਸ ਹੁ ਦਿਸ ਧਾਵਤ ਆਸਾ ਲਾਗਿਓ ਧਨ ਕੀ॥

(ਆਸਾ ਮ: ੬, ਪੰਨਾ 411)

ਜੋ ਕੁਝ ਅੱਜ ਪ੍ਰਾਪਤ ਹੋਇਆ ਹੈ ਉਹ ਕਾਢੀ ਹੈ, ਇਸ ਭਾਵਨਾ ਦਾ ਨਾਮ ਹੈ—ਸੰਤੋਖ। ਪਰ ਜੋ ਕੁਝ ਵੀ ਮੇਰੇ ਪਾਸ ਹੈ, ਇਹ ਬੋੜਾ ਹੈ, ਹੋਰ ਚਾਹੀਦਾ ਹੈ ਤੇ ਹੋਰ ਪ੍ਰਾਪਤ ਕਰਨ ਵਾਸਤੇ ਕੋਈ ਵੀ ਢੰਗ ਵਰਤਣਾ ਪਵੇ, ਉਹੀ ਢੰਗ ਵਰਤ ਕੇ ਪੈਸਾ ਕਮਾਉਣਾ—ਇਹ ਹੈ ਲੋਭ। ਜਦੋਂ ਬੰਦਾ ਧਰਮ-ਅਧਰਮ ਦੀ ਵਿਚਾਰ ਭੁੱਲ ਕੇ ਧਨ ਦੀ ਕਮਾਈ ਕਰਨ ਵਿਚ ਲੱਗ ਜਾਵੇ, ਐਸਾ ਬੰਦਾ ਵੀ ਤਪਸ਼ ਵਿਚ ਹੀ ਜੀਵਨ ਬਤੀਤ ਕਰਦਾ ਹੈ। ਕੰਮ-ਕਾਰ ਕਰਨਾ, ਵਪਾਰ ਕਰਨਾ ਕੋਈ ਗੁਨਾਹ ਨਹੀਂ ਹੈ ਪਰ ਰਾਤ ਦਿਨ ਧਨ ਦੀ ਹੀ ਸੌਚ ਬਣ ਜਾਣੀ ਗੁਨਾਹ ਹੈ। ਇਹੀ ਲੋਭ ਹੈ, ਇਹੀ ਅੱਗ

ਦੀ ਨਦੀ ਹੈ। ਇਸ ਤੋਂ ਵੀ ਬਚਣਾ ਹੈ, ਲੋਭ ਦੀ ਅੱਗ ਤੋਂ ਬਚਣ ਵਾਲਾ ਬੰਦਾ ਹੀ ਸ਼ਾਂਤ ਰਹਿ ਸਕਦਾ ਹੈ।

ਮਨ ਵਿਚ ਸ਼ਬਦ ਹੈ ਤਾਂ ਸ਼ੁਕਰ ਹੈ ਕਿ ਅੈ ਪਰਮਾਤਮਾ, ਜੋ ਤੂੰ ਦਿੱਤਾ ਹੈ ਬਹੁਤ ਹੈ, ਜੋ ਤੂੰ ਹੋਰ ਦੇਵੇਂਗਾ ਉਹ ਵੀ ਬਹੁਤ ਹੋਵੇਗਾ। ਵਾਹਿਗੁਰੂ ਦੀ ਕ੍ਰਿਪਾ ਹੋਵੇ ਤਾਂ ਬੰਦਾ ਲੋਭ ਦੀ ਅੱਗ ਤੋਂ ਬਚਿਆ ਰਹਿ ਸਕਦਾ ਹੈ, ਲੋਭ ਦੀ ਦੂਸਰੀ ਅਵਸਥਾ ਦਾ ਨਾਮ ਹੀ ਤ੍ਰਿਸ਼ਨਾ ਹੈ :

ਤ੍ਰਿਸ਼ਨਾ ਅਗਨਿ ਪ੍ਰਭਿ ਆਪਿ ਬੁਝਾਈ ॥

ਨਾਨਕ ਉਪਰੇ ਪ੍ਰਭ ਸਰਣਈ ॥

(ਧਨਾਸਰੀ ਮ: ੫, ਪੰਨਾ 684)

ਇਸ ਤੋਂ ਅੱਗੇ ਹੈ ਚੌਬੀ ਅਗਨ—ਕ੍ਰੋਧ ਦੀ। ਕ੍ਰੋਧ ਦੀ ਅੱਗ ਵਿਚ ਜਦੋਂ ਬੰਦਾ ਸੜਦਾ ਹੈ ਤਾਂ ਟਿਕਾਉ ਮੁੱਕ ਜਾਂਦਾ ਹੈ। ਕ੍ਰੋਧ ਨਾਲ ਬੁਦ ਵੀ ਸੜਦਾ ਹੈ, ਦੂਜਿਆਂ ਨੂੰ ਵੀ ਸਾੜਦਾ ਹੈ। ਆਮ ਤੌਰ 'ਤੇ ਕ੍ਰੋਧ ਉਸ ਸਮੇਂ ਜਨਮ ਲੈਂਦਾ ਹੈ ਜਦੋਂ ਕਿਸੇ ਕਾਮਨਾ ਨੂੰ ਪੂਰੀ ਕਰਨਾ ਚਾਹੁੰਦਾ ਹੈ, ਪਰ ਉਹ ਕਾਮਨਾ ਅਪੂਰੀ ਰਹਿ ਜਾਂਦੀ ਹੈ। ਜਿਹੜੀ ਗੱਲ ਮੈਂ ਕਹਿੰਦਾ ਹਾਂ ਇਹ ਪੂਰੀ ਹੋਵੇ—ਜਦੋਂ ਇਹ ਪੂਰੀ ਨਹੀਂ ਹੁੰਦੀ ਤਦ ਕ੍ਰੋਧ ਹੈਦਾ ਹੁੰਦਾ ਹੈ। ਇਹ ਕ੍ਰੋਧ ਘਰ ਪਰਿਵਾਰ 'ਤੇ ਵੀ ਪੈਦਾ ਹੋ ਸਕਦਾ ਹੈ, ਇਹ ਕ੍ਰੋਧ ਕਦੀ ਕਦਾਈਂ ਬੁਦ ਨੂੰ ਆਤਮ-ਹੱਤਿਆ ਦੀ ਤਰਫ ਵੀ ਲੈ ਜਾਂਦਾ ਹੈ। ਅੱਗ ਤਾਂ ਇਤਨੀ ਦੂਰ ਜਾ ਕੇ ਕਿਸੇ ਨੂੰ ਨਹੀਂ ਸਾੜੇ ਸਕਦੀ, ਪਰ ਕ੍ਰੋਧ ਦੇ ਕੁਝ ਸ਼ਬਦ, ਪੱਤਰ ਵਿਚ ਲਿਖ ਕੇ, ਹਜ਼ਾਰਾਂ ਮੀਲ ਦੂਰ ਭੇਜ ਦਿੱਤੇ ਜਾਣ ਤਾਂ ਓਥੇ ਹੀ ਚਿੱਠੀ ਪੜ੍ਹਨ ਵਾਲਾ ਸੜ ਜਾਂਦਾ ਹੈ। ਕ੍ਰੋਧ ਨੂੰ ਤਾਂ ਜ਼ਹਿਰ ਨਾਲੋਂ ਵੀ ਬੁਰਾ ਕਿਹਾ ਗਿਆ ਹੈ।

ਸਾਰਕੁਤਾਵਲੀ ਦਾ ਕਰਤਾ ਲਿਖਦਾ ਹੈ ਕਿ :

ਕਾਲ ਕੁਟ ਅਰ ਕ੍ਰੋਧ ਮੈਂ ਬਡੇ ਅੰਤਰੋ ਆਹਿ ।

ਕ੍ਰੋਧ ਨਿਜਸਮੈ ਕੇ ਦਹੈ, ਵਿਖ ਨਹਿ ਸਵਾਸੈ ਦਾਹਿ ।

ਜ਼ਹਿਰ ਤਾਂ ਜਿਸ ਭਾਂਡੇ ਵਿਚ ਹੁੰਦਾ ਹੈ, ਉਸ ਭਾਂਡੇ ਦਾ ਕੁਝ ਨਹੀਂ ਵਿਗਾੜਦਾ, ਪਰ ਜਿਹੜਾ ਇਸ ਨੂੰ ਖਾਂਦਾ ਹੈ, ਉਸ ਦਾ ਹੀ ਨੁਕਸਾਨ ਕਰਦਾ ਹੈ। ਪਰ ਕ੍ਰੋਧ ਤਾਂ ਜਿਸ ਹਿਰਦੇ-ਰੂਪੀ ਭਾਂਡੇ ਵਿਚ ਪੈਦਾ ਹੋ ਜਾਵੇ, ਉਸ ਨੂੰ ਵੀ ਸਾੜਦਾ ਹੈ ਤੇ ਦੂਸਰੇ 'ਤੇ ਵੀ ਕ੍ਰੋਧ ਦੇ ਬੋਲ ਸਾੜਨ ਦਾ ਅਸਰ ਕਰਦੇ ਹਨ। ਇਹ ਤਾਂ ਕਿਤੇ ਕਿਤੇ ਹੀ ਕੋਈ ਚੰਗੇ ਜੀਵਨ ਵਾਲਾ ਬੰਦਾ ਹੋਵੇਗਾ ਜੋ ਕ੍ਰੋਧੀ ਦੇ ਬੋਲ ਸੁਣ ਕੇ ਵੀ ਠੰਡਾ ਰਹਿੰਦਾ ਹੋਵੇ। ਜਿਵੇਂ ਕਿ ਇਕ ਗਾਥਾ ਹੈ—ਇਕ ਦਿਨ ਸੁਖਰਾ ਜਾ ਰਿਹਾ ਸੀ। ਰਸਤੇ ਵਿਚ ਲੰਗੋਟੀ ਪਹਿਣ ਕੇ ਬੈਠੇ ਇਕ ਨਾਂਗੇ ਸਾਧੂ ਨੂੰ ਤੱਕਿਆ ਤੇ ਰੁਕ ਗਿਆ। ਉਸ ਦੇ ਸਰੀਰ 'ਤੇ ਲੱਗੀ ਸੁਆਹ ਦੇਖੀ ਤੇ ਉੱਗਲ ਨਾਲ ਝਟਪਟ ਬੋੜੀ ਜਿਹੀ ਸੁਆਹ ਉਤਾਰ ਕੇ ਪੁੱਛਦਾ ਹੈ ਕਿ ਬਾਵਾ ਜੀ, ਇਹ ਕੀ ਹੈ? ਨਾਂਗ ਬੋਲਿਆ ਕਿ ਇਹ ਸੁਆਹ ਹੈ। ਫਿਰ ਪੁੱਛਦਾ ਹੈ ਕਿ ਇਹ ਸੁਆਹ ਕਿਸ ਚੀਜ਼ ਦੀ ਬਣਾਈ ਹੈ। ਬਾਵਾ ਬੋਲਿਆ ਕਿ ਇਹ ਗਾਂ ਦੇ ਗੋਰੇ ਦੀ ਹੈ। ਬਾਵਾ ਜੀ ਹੁਣ ਕੁਝ ਗਾਰਮ ਹੋ ਚੁੱਕੇ ਸਨ। ਸੁਖਰਾ ਫਿਰ

ਪੁੱਛਦਾ ਹੈ ਕਿ ਬਾਵਾ ਜੀ, ਜਿਸ ਗਾਂ ਦੇ ਗੋਰੇ ਦੀ ਸੁਆਹ ਬਣਾਈ ਜੇ, ਉਹ ਗਾਂ ਕਾਲੀ ਸੀ ਜਾਂ ਸਫੈਦ। ਬਾਵਾ ਜੀ ਨੂੰ ਹੁਣ ਗੁੱਸਾ ਚੜ੍ਹ ਗਿਆ, ਚਿਮਟਾ ਚੁੱਕ ਕੇ ਸੁਖਰੇ ਨੂੰ ਮਾਰਨ ਲੱਗਾ ਕਿ ਠਹਿਰ ਤੈਨੂੰ ਦੱਸਦਾ ਹਾਂ ਕਿ ਕਿਹੜੇ ਰੰਗ ਦੀ ਗਾਂ ਸੀ। ਸੁਖਰਾ ਦੌੜ ਪਿਆ ਅੱਗੇ ਅੱਗੇ, ਤੇ ਬਾਵਾ ਜੀ ਪਿੱਛੇ ਪਿੱਛੇ। ਜਦੋਂ ਸੁਖਰਾ ਕਾਬੂ ਨਾ ਆਇਆ ਤਾਂ ਅੱਗੇ ਜਾ ਕੇ ਖੁਦ ਹੀ ਰੁਕ ਕੇ ਕਹਿਣ ਲੱਗਾ ਕਿ ਬਾਵਾ ਜੀ, ਤੁਹਾਡੇ ਸਰੀਰ 'ਤੇ ਵੀ ਅਗਨ ਤੋਂ ਬਣੀ ਸੁਆਹ ਹੈ ਤੇ ਅੰਦਰ ਵੀ ਸ਼ੁਭ ਗੁਣ ਸੜ ਕੇ ਕ੍ਰੋਧ ਦੀ ਰਾਖ ਪਈ ਹੋਈ ਹੈ। ਬਾਹਰੋਂ ਤਨ ਤੋਂ ਵੀ ਸੁਆਹ ਉਤਾਰ ਦਿਓ ਤੇ ਅੰਦਰੋਂ ਕ੍ਰੋਧ ਦੀ ਰਾਖ ਵੀ ਧੋ ਸੁੱਟੋ।

ਇਹ ਘਟਨਾ ਬੜੀ ਮਹੱਤਵਪੂਰਨ ਹੈ ਕਿ ਕ੍ਰੋਧ ਦੀ ਅਗਨ ਬੰਦੇ ਨੂੰ ਸਾਜ਼ਦੀ ਹੈ ਪਰ ਕੋਈ ਸਿਮਰਨ ਵਾਲਾ ਹੀ ਦੂਜੇ ਦੇ ਬੋਲ ਸੁਣ ਕੇ ਠੰਡਾ ਰਹਿ ਸਕਦਾ ਹੈ।

ਸੋਂ, ਹਰ ਤਰ੍ਹਾਂ ਨਾਲ ਅਸੀਂ ਸੀਤਲ ਰਹਿ ਸਕੀਏ, ਇਸ ਅਵਸਥਾ ਦੀ ਪ੍ਰਾਪਤੀ ਸਿਮਰਨ ਦੁਆਰਾ ਹੀ ਪ੍ਰਾਪਤ ਹੋ ਸਕਦੀ ਹੈ। ਪ੍ਰਭੂ-ਕਿਰਪਾ ਵੀ ਸਿਮਰਨ ਰਾਹੀਂ ਮਿਲਦੀ ਹੈ ਤੇ ਪ੍ਰਭੂ-ਕਿਰਪਾ ਹੀ ਇਹਨਾਂ ਸਾਜ਼ਿਆਂ ਤੋਂ ਠੰਡਾ ਰੱਖ ਸਕਦੀ ਹੈ।

ਗੁਰੂ ਸਾਹਿਬ ਜੀ ਦਾ ਝੁਰਮਾਨ ਹੈ :

ਚੰਦਨ ਚੰਦ੍ਰ ਨ ਸਰਦ ਰੁਤਿ ਮੂਲ ਨ ਮਿਟਈ ਘੰਠੀ ॥

ਸੀਤਲੁ ਥੀਵੈ ਨਾਨਕਾ ਜਪਦੜ੍ਹੇ ਹਰਿ ਨਾਮੁ ॥

(ਜੈਤਸਰੀ ਵਾਰ ਮ: 4, ਪੰਨਾ 709)

ਭਾਵੇਂ ਚੰਦਨ, ਚੰਦਰਮਾ ਤੇ ਸਿਆਲੇ ਦੀ ਰੁੱਤ ਕਿੰਨੀ ਠੰਡੀ ਹੁੰਦੀ ਹੈ ਪਰ ਹਿਰਦਾ ਸੀਤਲ ਕਰਨ ਲਈ ਇਹਨਾਂ ਪਾਸ ਤਾਕਤ ਨਹੀਂ ਹੈ। ਤਨ ਤਾਂ ਠੰਡਾ ਇਹ ਚੀਜ਼ਾਂ ਕਰ ਸਕਦੀਆਂ ਹਨ ਪਰ ਮਨ ਦੀ ਤਪਸ਼ ਨਹੀਂ ਮਿਟਾ ਸਕਦੀਆਂ। ਮਨ ਦੀ ਸੀਤਲਤਾ ਤਾਂ ਪ੍ਰਭੂ-ਨਾਮ ਜਪਣ ਨਾਲ ਹੀ ਪ੍ਰਾਪਤ ਹੋ ਸਕਦੀ ਹੈ।

ਅਸਲ ਵਿਚ ਦੁਨਿਆਵੀ ਦ੍ਰਿਸ਼ਟੀ ਨਾਲ ਤਾਂ ਕਿਹਾ ਜਾ ਸਕਦਾ ਹੈ ਕਿ ਸਰਦ ਰੁੱਤ ਆਦਿਕ ਬੜੇ ਠੰਡੇ ਹਨ ਪਰ ਧਾਰਮਕ ਨਿਗਾਹ ਨਾਲ ਦੇਖੀਏ ਤਾਂ ਕਿਹਾ ਜਾ ਸਕਦਾ ਹੈ ਕਿ ਇਹ ਸਰਦ ਰੁੱਤ ਆਦਿਕ ਠੰਡੇ ਹੀ ਨਹੀਂ ਹਨ ਕਿਉਂਕਿ ਹਿਰਦਾ ਤਾਂ ਸਰਦ ਰੁੱਤ ਵਿਚ ਵੀ ਤਪ ਰਿਹਾ ਹੈ, ਜਿਹਾ ਕਿ ਗੁਰਬਾਣੀ ਦਾ ਕਥਨ ਹੈ :

ਨਹ ਸੀਤਲੁ ਚੰਦ੍ਰ ਦੇਵਰ ਨਹ ਸੀਤਲੁ ਬਾਵਨ ਚੰਦਨਰ ॥

ਨਹ ਸੀਤਲੁ ਸੀਤ ਰੁਤੇਣ ਨਾਨਕ ਸੀਤਲੁ ਸਾਧ ਸੁਜਨਰ ॥

(ਸਲੋਕ ਸਹਸ਼ਿਤੀ ਮਹਲਾ 4, ਪੰਨਾ 1357)

ਚੰਦਮਾ ਵੀ ਸੀਤਲ ਨਹੀਂ, ਬਾਵਨ ਚੰਦਨ ਵੀ ਸੀਤਲ ਨਹੀਂ, ਸਰਦ ਰੁੱਤ ਵੀ ਸੀਤਲ ਨਹੀਂ, ਸਿਰਫ ਉਹੀ ਸੀਤਲ ਹਨ ਜਿਨ੍ਹਾਂ ਨੇ ਸਿਮਰਨ ਤੇ ਚਿੰਤਨ ਦੁਆਰਾ ਆਪਣੇ ਜੀਵਨ ਨੂੰ ਸੰਵਾਰਿਆ ਹੈ।

ਧੰਨ ਹਨ ਐਸੇ ਸਤਿਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ! ਜਿਨ੍ਹਾਂ ਨੂੰ ਬਾਹਰੋਂ ਤਪਸ਼ ਦੇ ਕੇ ਤਪਾਣਾ ਚਾਹੁੰਦੇ ਹਨ, ਉਹਨਾਂ ਤਪਾਣ ਵਾਲਿਆਂ 'ਚ ਕਈ

ਐਸੇ ਆਏ ਨੇ ਜੋ ਖੁਦ ਤਪ ਰਹੇ ਨੇ, ਸੜ ਰਹੇ ਨੇ ਤੇ ਚਾਹੁੰਦੇ ਹਨ ਕਿ ਗੁਰੂ ਅਰਜਨ ਦੇਵ ਜੀ ਨੂੰ ਵੀ ਤਪਾਇਆ ਜਾਏ। ਉਨ੍ਹਾਂ ਤਪਾਣ ਵਾਲਿਆਂ ਵਿੱਚੋਂ ਇਕ ਤਪਦਾ ਆਇਆ ਹੈ ਭਗਤ ਕਾਹਨਾ। ਉਸ ਦੀ ਬਾਣੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਨਹੀਂ ਕੀਤੀ ਤਾਂ ਬੜਾ ਤਪਿਆ, ਪਰ ਤਪਿਆ ਤਪਿਆ ਜਾਂਦਾ ਖੁਦ ਹੀ ਮ੍ਰਿਤਕ ਹੋ ਗਿਆ। ਤਪਦਾ ਆਇਆ ਹੈ ਸੂਲਹੀ ਝਾਨ ਤੇ ਸੂਲਹੀ ਝਾਨ, ਤਪ ਰਿਹਾ ਹੈ ਪ੍ਰਿਥੀ ਚੰਦ। ਤਪ ਰਿਹਾ ਹੈ ਜਹਾਂਗੀਰ। ਤਪ ਰਿਹਾ ਹੈ ਚੰਦੂ। ਤਪ ਰਿਹਾ ਹੈ ਜੇਠ ਸੁਦੀ ਚੰਬ ਦਾ ਸੂਰਜ। ਤਪ ਰਿਹਾ ਹੈ ਰੇਤਾ। ਤਪ ਰਿਹਾ ਹੈ ਪਾਣੀ। ਤਪ ਰਹੀ ਹੈ ਤਵੀ। ਇਹ ਸਭ ਤਪ ਰਹੇ ਨੇ। ਪਰ ਠੰਡੇ ਬੈਠੇ ਹਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ! ਜਿਨ੍ਹਾਂ ਦੇ ਹਿਰਦੇ ਵਿੱਚੋਂ ਠੰਡੀ ਆਵਾਜ਼ ਨਿਕਲਦੀ ਹੈ :

ਤੇਰਾ ਕੀਆ ਮੀਠਾ ਲਾਗੈ ॥

ਰਹਿ ਨਾਮੁ ਪਦਾਰਥੁ ਨਾਨਕੁ ਮਾਂਗੈ ॥

(ਆਸਾ ਮ: 4, ਪੰਨਾ 394)

ਜੀਵਨ ਐਸਾ ਚਾਹੀਦਾ ਹੈ ਕਿ ਬਾਹਰੋਂ ਭਾਵੇਂ ਕਿੰਨੀ ਵੀ ਤਪਸ਼ ਹੋਵੇ ਪਰ ਅੰਦਰੋਂ ਹਿਰਦਾ ਨਾਮ ਜਪਦਾ, ਵਾਹਿਗੁਰੂ ਨਾਲ ਐਸਾ ਇਕਮਿਕ ਹੋਇਆ ਹੋਵੇ ਕਿ ਪੂਰਨ ਤੌਰ 'ਤੇ ਸੀਤਲਤਾ, ਸਾਂਤੀ, ਟਿਕਾਊ ਬਣਿਆ ਰਹਿ ਸਕੇ :

ਤਪਤਿ ਮਾਹਿ ਠਾਢਿ ਵਰਤਾਈ ॥

ਅਨਦੁ ਭਇਆ ਦੁਖ ਨਾਠੇ ਭਾਈ ॥

(ਗਉੜੀ ਸੁਖਮਨੀ ਮ: 4, ਪੰਨਾ 287)

ਜੀਵਨ ਦੀ ਆਪਣੀ ਐਸੀ ਅਵਸਥਾ ਹੋਣੀ ਚਾਹੀਦੀ ਹੈ ਕਿ ਕੋਈ ਬਾਹਰ ਦਾ ਵਾਤਾਵਰਣ ਸਾਡੇ ਜੀਵਨ ਨੂੰ ਠੰਡਾ ਜਾਂ ਤੱਤਾ ਕਰਨ ਵਾਲਾ ਨਾ ਬਣ ਸਕੇ। ਜੀਵਨ ਦੀ ਇਹ ਕੀ ਅਵਸਥਾ ਹੋਈ ਕਿ ਜੇ ਕੋਈ ਮਿੱਠੇ ਬੋਲ ਬੋਲੇ ਤਾਂ ਠੰਡੇ ਰਹੀਏ, ਕੌੜੇ ਬੋਲਣ ਵਾਲਾ ਸਾਨੂੰ ਗਰਮ ਕਰ ਜਾਵੇ। ਸਗੋਂ ਐਸੀ ਅਵਸਥਾ ਹੋਵੇ ਕਿ ਬਾਹਰ ਦਾ ਵਾਤਾਵਰਣ ਕਿੰਨਾ ਵੀ ਤਪਸ਼ ਵਾਲਾ ਕਿਉਂ ਨਾ ਆ ਜਾਵੇ, ਹਿਰਦੇ ਵਿਚ ਸਦੀਵੀ ਸੀਤਲਤਾ ਬਣੀ ਰਹਿ ਸਕੇ।

ਇਹੀ ਹੈ ਗੁਰਮੁਖ ਦੇ ਜੀਵਨ ਦੀ ਅਵਸਥਾ, ਜੋ ਸਦੀਵੀ ਸਿਮਰਨ ਸਦਕਾ ਠੰਡਾ ਰਹਿੰਦਾ ਹੈ। ਬਾਹਰ ਦੀ ਤਪਸ਼ ਮਿਟਾਣ ਲਈ ਬਾਹਰ ਦੀ ਸੀਤਲਤਾ ਕੰਮ ਕਰਦੀ ਹੈ, ਅੰਦਰ ਦੀ ਤਪਸ਼ ਮਿਟਾਣ ਲਈ ਸਿਮਰਨ ਕੰਮ ਕਰਦਾ ਹੈ।

ਸੋਂ, ਪ੍ਰਭੂ ਨੂੰ ਵਿਸਾਰ ਦੇਣਾ ਹੀ ਵੱਡੀ ਤਪਸ਼ ਹੈ, ਅਤੇ ਪ੍ਰਭੂ ਦਾ ਸਦੀਵੀ ਅਨੁਭਵ ਬਣੇ ਰਹਿਣਾ ਹੀ ਸੀਤਲਤਾ ਹੈ।

## ਜਗਤ ਤੇ ਪਰਮਾਤਮਾ

ਜਿਨ੍ਹਾਂ ਨੇ ਜਗਤ ਨੂੰ ਠੀਕ ਤਰ੍ਹਾਂ ਜਾਣ ਲਿਆ, ਤਿਨ੍ਹਾਂ ਨੂੰ ਸੰਸਾਰ ਨਿਰੰਕਾਰ ਰੂਪ ਹੀ ਨਜ਼ਰ ਆਇਆ। ਭਾਵੋਂ ਸੰਸਾਰ 'ਤੇ ਪਰਮਾਤਮਾ ਦੇ ਵੱਖਰੇ ਵੱਖਰੇ ਨਾਮ ਹਨ, ਦੇਹਾਂ ਵਿਚ ਬੜਾ ਫਰਕ ਵੀ ਨਜ਼ਰ ਆਉਂਦਾ ਹੈ ਅਤੇ ਇਥੇ ਕਈ ਵਾਰੀ ਕੁਝ ਬੰਦੇ ਇਹ ਸੌਚਦੇ ਵੀ ਹਨ ਕਿ ਸੰਸਾਰ ਤੇ ਨਿਰੰਕਾਰ ਦੇ ਵੱਖਰੇ ਵੱਖਰੇ ਰੂਪ ਹਨ, ਪਰ ਜਦ ਅਗਿਆਨਤਾ ਵਿਚ ਦੇਖਾਂਗੇ ਤਾਂ ਜੁਰੂ ਇਹ ਭੈਦ ਬਣਿਆ ਰਹੇਗਾ, ਲੇਕਿਨ ਜਦ ਗਿਆਨ ਦੀ ਦ੍ਰਿਸ਼ਟੀ ਨਾਲ ਦੇਖਾਂਗੇ ਤਾਂ ਦੇਹਾਂ ਵਿਚ ਸਿਰਫ਼ ਇਤਨਾ ਹੀ ਫਰਕ ਰਹਿ ਜਾਵੇਗਾ ਜਿੰਨਾ ਕਿ ਜਲ ਤੇ ਬੁਦਬੁਦੇ ਵਿਚ ਹੁੰਦਾ ਹੈ। ਇਥੇ ਨਾਮਦੇਵ ਜੀ ਦਾ ਇਹ ਸ਼ਬਦ ਬੜਾ ਸਪਸ਼ਟ ਕਰ ਰਿਹਾ ਹੈ ਕਿ ਇਹ ਜੋ ਕੁਝ ਨਜ਼ਰ ਆ ਰਿਹਾ ਹੈ ਇਹ ਕੀ ਹੈ :

ਸਭ ਗੋਬਿੰਦੁ ਹੈ ਸਭ ਗੋਬਿੰਦੁ ਹੈ ਗੋਬਿੰਦ ਬਿਨੁ ਨਹੀਂ ਕੋਈ ॥

ਸੂਭ ਏਕੁ ਮਣਿ ਸਤ ਸਹਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥

ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥

ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥

(ਆਸਾ ਨਾਮਦੇਉ ਜੀ, ਪੰਨਾ 485)

ਇਹ ਸਭ ਸੰਸਾਰ ਗੋਬਿੰਦ ਪ੍ਰਭੂ-ਰੂਪ ਹੈ। ਤਮਾਮ ਸੰਸਾਰ ਪਰਮਾਤਮਾ ਰੂਪੀ ਧਾਰੇ ਵਿਚ ਇੰਝ ਪਰੋਇਆ ਹੈ ਜਿਵੇਂ ਕਿ ਇਕ ਧਾਰੇ ਵਿਚ ਸੈਂਕਲੇ ਜਾਂ ਹਜ਼ਾਰਾਂ ਮਣਕੇ ਪਰੋਏ ਹੋਏ ਹੁੰਦੇ ਹਨ। ਇਸੇ ਹੀ ਤਰ੍ਹਾਂ ਹਰ ਇਕ ਚੀਜ਼ ਵਿਚ ਪਰਮਾਤਮਾ ਦੀ ਸ਼ਕਤੀ ਹੈ। ਉਸ ਸ਼ਕਤੀ ਕਰਕੇ ਹੀ ਸਭ ਸੰਸਾਰ ਹੋਂਦ ਵਿਚ ਆਇਆ ਹੈ। ਉਸ ਸ਼ਕਤੀ ਕਰਕੇ ਹੀ ਸਭ ਸੰਸਾਰ ਚੱਲ ਰਿਹਾ ਹੈ। ਜਿਵੇਂ ਇਕ ਜਲ ਦੇ ਤਰੰਗ, ਝੱਗ ਤੇ ਬੁਦਬੁਦੇ, ਜਲ ਤੋਂ ਵੱਖਰੇ ਨਹੀਂ ਹੁੰਦੇ, ਨਾਮ ਭਾਵੋਂ ਵੱਖਰੇ ਵੱਖਰੇ ਹੋ ਗਏ। ਨਾਮ 'ਤਰੰਗ' ਹੋ ਜਾਵੇ ਤਾਂ ਵੀ ਉਹ ਜਲ ਹੈ, ਨਾਮ 'ਝੱਗ ਦਾ ਬੁਦਬੁਦਾ' ਹੋ ਜਾਵੇ, ਤਾਂ ਵੀ ਜਲ ਹੈ। ਜਿਥੇ ਨਾਮ ਬਦਲਿਆ, ਉਥੇ ਰੂਪ ਵੀ ਬਦਲ ਗਿਆ। ਬੁਦਬੁਦੇ ਦਾ ਰੂਪ ਵੱਖਰਾ ਬਣ ਗਿਆ ਪਰ ਇਸ ਦੇ ਬਾਵਜੂਦ ਵੀ ਉਹ ਜਲ ਤੋਂ ਵੱਖਰਾ ਨਹੀਂ ਹੋਇਆ।

ਇਕ ਬੱਚਾ ਸਰੋਵਰ ਕਿਨਾਰੇ ਬੈਠਾ ਆਖ ਰਿਹਾ ਹੈ ਕਿ ਮੇਰਾ ਬੁਦਬੁਦਾ ਹੈ, ਦੂਸਰਾ ਬੱਚਾ ਦੂਜੇ ਬੁਦਬੁਦੇ ਨਾਲ ਪਿਆਰ ਪਾ ਲੈਂਦਾ ਹੈ। ਪਰ ਹਲਕੀ ਜਿੰਹੀ ਹਵਾ ਚੱਲੇ ਤਾਂ ਦੋਵੇਂ ਬੁਦਬੁਦੇ ਆਪਸ ਵਿਚ ਟਕਰਾ ਜਾਂਦੇ ਹਨ ਤੇ ਦੋਵੇਂ ਹੀ ਟੁੱਟ ਜਾਂਦੇ ਹਨ। ਫਿਰ ਇਹ ਦੋਵੇਂ ਬੱਚੇ ਆਪਸ ਵਿਚ ਝਗੜਦੇ ਹਨ। ਇਕ ਕਹਿੰਦਾ ਹੈ

ਕਿ ਤੇਰੇ ਬੁਦਬੁਦੇ ਨੇ ਮੇਰੇ ਬੁਦਬੁਦੇ ਵਿਚ ਟੱਕਰ ਮਾਰੀ ਤਾਂ ਮੇਰਾ ਬੁਦਬੁਦਾ ਟੁੱਟਾ ਹੈ ਤੇ ਦੂਜਾ ਕਹਿੰਦਾ ਹੈ ਕਿ ਨਹੀਂ, ਤੇਰਾ ਬੁਦਬੁਦਾ ਮੇਰੇ ਬੁਦਬੁਦੇ ਦੇ ਰਸਤੇ ਵਿਚ ਅੜਿੱਕਾ ਬਣਿਆ ਹੋਇਆ ਸੀ, ਇਸ ਕਰਕੇ ਮੇਰਾ ਬੁਦਬੁਦਾ ਟੁੱਟਾ ਹੈ। ਪਰ ਦੋਹਾਂ ਦੇ ਬੁਦਬੁਦੇ ਟੁੱਟਣੇ ਸੁਭਾਵਕ ਹਨ ਤੇ ਜੇਕਰ ਬੁਦਬੁਦੇ ਨਾਲ ਹੀ ਮਮਤਾ ਹੋਵੇਗੀ ਤਾਂ ਇਹਨਾਂ ਬੱਚਿਆਂ ਦਾ ਰੋਣਾ ਵੀ ਸੁਭਾਵਕ ਹੀ ਹੋਵੇਗਾ। ਹੁਣ ਜੇਕਰ ਬੁਦਬੁਦਾ ਟੁੱਟ ਵੀ ਜਾਵੇ ਤਾਂ ਝੀ ਪਾਣੀ ਦਾ ਕੋਈ ਨੁਕਸਾਨ ਨਹੀਂ ਹੁੰਦਾ। ਜੇਕਰ ਬੁਦਬੁਦਾ ਬਣਦਾ ਹੈ ਤਾਂ ਪਾਣੀ ਦਾ ਹੈ, ਪਰ ਪਾਣੀ ਦਾ ਕੋਈ ਵਾਧਾ ਨਹੀਂ ਹੁੰਦਾ। ਸਿਰਫ਼ ਪਾਣੀ ਦੀ ਖੇਡ ਚੱਲਦੀ ਹੈ। ਪਾਣੀ ਜਦੋਂ ਲੀਲਾ ਕਰੇਗਾ ਤਾਂ ਬੁਦਬੁਦੇ ਆਦਿਕ ਬਣਨਗੇ। ਜਿਵੇਂ ਇਸ ਲੀਲਾ ਨੂੰ ਸਮਝਣ ਵਾਲਾ, ਸਰੋਵਰ ਕਿਨਾਰੇ ਆਨੰਦ ਮਾਣ ਸਕੇਗਾ, ਤਿਵੇਂ ਹੀ ਆਨੰਦ-ਸਾਰਗ-ਰੂਪ ਪ੍ਰਭੂ ਹੈ ਤੇ ਉਸ ਪਰਮਾਤਮਾ ਵਿਚ ਇਹ ਤਮਾਮ ਸੰਸਾਰਕ ਪਸਾਰਾ ਇਕ ਲੀਲਾ ਹੈ, ਇਕ ਤਮਾਸਾ ਹੈ, ਇਕ ਖੇਡ ਹੈ। ਅਸਾਂ ਰਾਮ ਲੀਲਾ ਤੇ ਕਿਸ਼ਨ ਲੀਲਾ ਤੋਂ ਸ਼ਾਇਦ ਕਈ ਵਾਰੀ ਦੇਖੀ ਹੋਵੇਗੀ ਪਰ ਜਿਸ ਦਿਨ ਨਿਰੰਕਾਰ ਲੀਲਾ ਦੇਖਾਂਗੇ, ਉਸ ਦਿਨ ਪਤਾ ਚੱਲੇਗਾ ਕਿ :

ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥

(ਆਸਾ ਨਾਮਦੇਉ ਜੀ, ਪੰਨਾ 485)

ਜਦੋਂ ਨਿਰੰਕਾਰ ਲੀਲਾ ਕਰਦਾ ਹੈ ਤਾਂ ਕਈ ਤਰ੍ਹਾਂ ਦੇ ਸੰਸਾਰ ਦੀ ਰਚਨਾ ਦੇ ਰੂਪ ਵਿਚ ਆ ਬੈਠਦਾ ਹੈ। ਕਿਤੇ ਆਕਾਸ਼, ਹਵਾ, ਪਾਣੀ, ਅੱਗ ਤੇ ਪਰਤੀ ਦੇ ਰੂਪ ਵਿਚ ਪੰਜ ਤੱਤ ਬਣ ਬੈਠਦਾ ਹੈ। ਕਿਤੇ ਅੰਡਜ, ਸੇਤਜ, ਜੇਰਜ ਉਤਭੁਜ, ਚਾਰ ਖਾਣੀਆਂ ਦੇ ਰੂਪ ਧਾਰਦਾ ਹੈ। ਕਿਤੇ ਪਰਤੀ ਦੇ ਵੱਖਰੇ ਵੱਖਰੇ ਟੁਕੜੇ ਹੋ ਕੇ ਨਵਵਖੰਡ ਬਣ ਜਾਂਦਾ ਹੈ। ਪਾਣੀ ਨਾਲ ਘਿਰੇ ਹੋਏ ਸੱਤ ਦੀਪ—ਜੰਬੁ, ਪਲਕਸ਼, ਸ਼ਾਲਮਲਿ, ਕੁਸ਼, ਕੌਂਚ, ਸ਼ਾਬ ਅਤੇ ਪ੍ਰਸ਼ਕਰ ਬਣ ਜਾਂਦਾ ਹੈ। ਕਿਤੇ ਉਹ ਸੰਸਾਰ ਵਿਚ ਵਰਤਣ ਵਾਲੇ ਬੇਅੰਤ ਪਦਾਰਥਾਂ ਦੇ ਪ੍ਰਮੁਖ ਸਪਤ ਸਾਗਰ ਬਣ ਜਾਂਦਾ ਹੈ, ਸਪਤ ਸਾਗਰ—ਦੁੱਧ ਦਾ, ਦਰੀ ਦਾ, ਘਿਉ ਦਾ, ਸ਼ਹਿਦ ਦਾ, ਗੰਦੇ ਰਸ ਦਾ, ਮਿੱਠੇ ਜਲ ਤੇ ਖਾਰੇ ਜਲ ਦਾ ਰੂਪ ਧਾਰ, ਪਾਣੀ ਦੀ ਤਰ੍ਹਾਂ ਸੰਸਾਰ ਵਿਚ ਬਹੁਤਾ ਵਰਤੋਂ ਵਿਚ ਆ ਰਿਹਾ ਹੈ। ਕਿਤੇ ਉਹੀ ਪ੍ਰਭੂ ਇਕ ਸਰੀਰ ਅੰਦਰ ਅਸ਼ਟ ਪਾਤ—ਰੋਮ, ਖਲੜੀ, ਨਾੜੀਆਂ, ਹੱਡ, ਚਰਬੀ, ਮੂਨ, ਵੀਰਸ ਤੇ ਪੱਠਿਆਂ ਦੇ ਰੂਪ ਵਿਚ ਅੰਦਰ ਬੈਠਾ ਸਰੀਰ ਨੂੰ ਚਲਾ ਰਿਹਾ ਹੈ :

ਅਸਥਮੀ ਅਸਟ ਧਾਤੁ ਕੀ ਕਾਇਆ ॥

ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥

(ਗਊੜੀ ਬਿਤੀ ਕਬੀਰ ਜੀ, ਪੰਨਾ 343)

ਕਿਤੇ ਉਹੀ ਪ੍ਰਭੂ ਚਾਰ ਵੇਦ—ਰਿਗ, ਯਜੁਰ, ਅਧਰਵਣ ਤੇ ਸਾਮ ਵੇਦ ਦੇ ਰੂਪ ਵਿਚ ਬੈਠਾ ਹੈ। ਕਿਤੇ ਉਹੀ ਨਿਰੰਕਾਰ ਅਠਾਰਹ ਪੁਗਣ—ਵਿਸ਼ਨੂੰ ਪੁਗਣ, ਪਦਮ, ਬ੍ਰਹਮ, ਸ਼ਿਵ, ਭਾਗਵਤ, ਨਾਰਦ, ਮਾਰਕੰਡੇਯ, ਅਗਨਿ, ਬ੍ਰਹਮ-ਵੈਵਰਤ, ਲਿੰਗ, ਵਰਾਹ, ਸਕੰਦ, ਵਾਮਨ, ਕੂਰਮ, ਮਤਸੰਯ, ਗਰੁੜ, ਬ੍ਰਹਮਾਂਡ, ਭਵਿਸ਼ਨ ਪੁਗਣ ਅਤੇ

ਵਾਸੂ ਪੁਰਾਣ ਦੇ ਰੂਪ ਵਿਚ ਵੀ ਆਪ ਹੀ ਹੈ ਜਿਵੇਂ ਕਿ ਸਿਰੀਰਾਗ ਵਿਚ ਸ੍ਰੀ ਗੁਰੂ ਰਾਮ ਦਾਸ ਪਾਤਿਸ਼ਾਹ ਜੀ ਦਾ ਫੁਰਮਾਨ ਹੈ :

ਸਪਤ ਦੀਪ ਸਪਤ ਸਾਗਰਾ ਨਵੁ ਖੰਡ ਚਾਰਿ ਵੇਦ ਦਸ ਅਸਟ ਪੁਰਾਣਾ ॥  
ਹਰਿ ਸਭਨਾ ਵਿਚਿ ਤੂੰ ਵਰਤਦਾ ਹਰਿ ਸਭਨਾ ਭਾਣਾ ॥

(ਸਿਰੀਰਾਗ ਕੀ ਵਾਰ ਮਹਲਾ ੪, ਪੰਨਾ 84)

ਇਥੇ ਹੀ ਬਸ ਨਹੀਂ, ਜੋ ਕੁਝ ਵੀ ਜਲ ਦੇ ਰੂਪ ਵਿਚ ਸਮੁੰਦਰ, ਦਰਿਆ, ਨਦੀਆਂ ਤੇ ਨਾਲੇ ਹਨ, ਉਹਨਾਂ ਵਿਚ ਵੀ ਤੂੰ ਹੀ ਹੈਂ, ਸਾਗੀ ਧਰਤੀ ਵੀ ਤੂੰ ਹੀ ਹੈਂ, ਤਮਾਮ ਦਰਮੱਤਰ 'ਤੇ ਪੱਤੇ ਵੀ ਤੂੰ ਹੀ ਹੈਂ। ਥੱਲੇ ਵੀ ਤੂੰ ਹੀ ਹੈਂ ਤੇ ਉਪਰ ਵੀ ਤੂੰ ਹੀ ਹੈਂ। ਬਸ ਹਰ ਥਾਂ ਤੈਨੂੰ ਹੀ ਦੇਖਣਾ, ਇਹੀ ਤੇਰਾ ਅਸਲੀ ਭਜਨ ਹੈ। ਦਸ਼ ਪਾਤਿਸ਼ਾਹ ਜੀ ਫੁਰਮਾਨ ਕਰਦੇ ਹਨ ਕਿ ਮੈਂ ਤਾਂ ਹਰ ਵੇਲੇ ਤੈਨੂੰ ਸਿਮਰਦਾ ਹਾਂ :

ਜਲਸ ਤੁਹੀਂ ॥ ਬਲਸ ਤੁਹੀਂ ॥  
ਨਦਿਸ ਤੁਹੀਂ ॥ ਨਦਸ ਤੁਹੀਂ ॥  
ਬਿਛਸ ਤੁਹੀਂ ॥ ਪਤਸ ਤੁਹੀਂ ॥  
ਛਿਤਸ ਤੁਹੀਂ ॥ ਉਰਧਸ ਤੁਹੀਂ ॥  
ਭਜਸ ਤੁਅੰ ॥ ਭਜਸ ਤੁਅੰ ॥  
ਰਟਸ ਤੁਅੰ ॥ ਠਟਸ ਤੁਅੰ ॥

(ਅਕਾਲ ਉਸਤਤ)

ਪਰ ਕਈ ਵਾਗੀ ਇਹ ਸਵਾਲ ਪੈਦਾ ਹੋ ਜਾਂਦਾ ਹੈ ਕਿ ਅਹਗਰ ਹਰ ਥਾਂ ਉਹੀ ਹੈ, ਪ੍ਰਭੂ ਹੀ ਹੈ ਤਾਂ ਫਿਰ ਇਸ ਸੰਸਾਰ ਦੀ ਕੀ ਗੱਲ ਹੋਈ? ਫਿਰ ਇਹ ਜਗਤ ਕੀ ਹੈ? ਇਸ ਨਾਲੋਂ ਮੋਹ ਤੋੜਨ ਲਈ ਕਿਉਂ ਕਿਹਾ ਜਾਂਦਾ ਹੈ? ਸਾਨੂੰ ਇਹਨਾਂ ਸਵਾਲਾਂ ਦਾ ਜਵਾਬ ਗੁਰਬਾਣੀ ਵਿਚ ਬੜੇ ਸੁੰਦਰ ਢੰਗ ਨਾਲ ਦਿੱਤਾ ਗਿਆ ਹੈ ਕਿ ਜਿਵੇਂ ਸੁਪਨੇ ਵਿਚ ਕੋਈ ਰਾਜਾ, ਭਿਖਾਰੀ ਨਹੀਂ ਹੋ ਜਾਂਦਾ; ਰਾਤ ਦੇ ਹਨੇਰੇ ਵਿਚ ਰੱਸੀ ਸਰਪ ਬਣ ਕੇ ਨਜ਼ਰ ਆਵੇ ਤਾਂ ਰੱਸੀ ਜ਼ਹਿਰੀਲੀ ਨਹੀਂ ਹੋ ਜਾਂਦੀ; ਗਹਿਣੇ, ਸੌਨੇ ਨੂੰ ਭੁੱਲ ਜਾਣ ਤਾਂ ਉਹ ਗਹਿਣੇ, ਸੌਨੇ ਬਿਨਾਂ ਕੁਝ ਹੋਰ ਨਹੀਂ ਹੋ ਜਾਂਦੇ।

ਨਰਪਤਿ ਬੇਖੁ ਸਿੰਘਾਸਨਿ ਸੋਇਆ ਸੁਪਨੇ ਭਾਇਆ ਭਿਖਾਰੀ ॥  
ਅਛਤ ਰਜ ਬਿਛਰਤ ਦੁਖੁ ਪਾਇਆ ਸੌ ਗਤਿ ਭਈ ਹਮਾਰੀ ॥  
ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਥ ਕਛੁ ਮਰਮੁ ਜਨਾਇਆ ॥  
ਅਨਿਕ ਕਟਕ ਜੈਸੇ ਭੁਲਿ ਪਰੇ ਅਥ ਕਰਤੇ ਕਹਨੁ ਨ ਆਇਆ ॥

(ਰਾਗ ਸੋਗਠਿ ਬਾਣੀ ਭਗਤ ਗੁਰਵਦਾਸ ਜੀ, ਪੰਨਾ 657)

ਪਰ ਸੁੱਤੇ ਹੋਏ ਰਾਜੇ ਨੂੰ ਭਿਖਾਰੀ ਬਣਨ ਦੇ ਸੁਪਨੇ ਸਮੇਂ ਜ਼ਰੂਰ ਅਹਿਸਾਸ ਹੁੰਦਾ ਹੈ ਕਿ ਮੈਂ ਭਿਖਾਰੀ ਹਾਂ। ਇਕ ਅੰਧੇਰੇ ਵਿਚ ਰੱਸੀ ਜਦੋਂ ਸਰਪ ਬਣ ਕੇ ਨਜ਼ਰ ਆਉਂਦੀ ਹੈ, ਉਸ ਸਮੇਂ ਭੁਲੇਖੇ ਦੇ ਕਾਰਣ ਸਰਪ ਵਾਲਾ ਭੈ ਜ਼ਰੂਰ ਪੈਦਾ ਹੋ ਜਾਂਦਾ ਹੈ। ਭਾਵੇਂ ਰੱਸੀ ਜ਼ਹਿਰੀਲੀ ਨਹੀਂ ਹੁੰਦੀ, ਪਰ ਸੱਪ ਦੇਖਣ ਵਾਲੇ ਨੂੰ ਜ਼ਹਿਰੀਲੀ ਨਜ਼ਰ ਆਉਂਦੀ ਹੈ; ਡਰ ਹੈ, ਦੌੜਦਾ ਹੈ ਤੇ ਕਾਹਲੀ ਵਿਚ ਦੌੜਦਾ ਚੋਟ ਵੀ ਖਾ ਬੈਠਦਾ ਹੈ। ਉਸ

ਰੱਸੀ ਦੇ ਸੱਪ ਨੂੰ ਮਾਰਨ ਦਾ ਯਤਨ ਵੀ ਕਰਦਾ ਹੈ, ਪਰ ਰੱਸਾਨੀ ਵਿਚ ਦੇਖੇ ਤਾਂ ਉਹ ਨਜ਼ਰ ਨਹੀਂ ਆਉਂਦੀ। ਤਿਵੇਂ ਹੀ ਇਸ ਸੰਸਾਰ ਨੂੰ ਦੇਖਣ ਵਾਲੀ ਸਾਡੀ ਅਗਿਆਨਤਾ ਦੀ ਬੁੱਧੀ ਕਾਰਣ ਹੀ ਇਹ ਤਮਾਮ ਪਸਾਰਾ ਜਗਤ-ਰੂਪ ਨਜ਼ਰ ਆਉਂਦਾ ਹੈ, ਪਰ ਜਦੋਂ ਗੁਰੂ ਰਾਹੀਂ ਦੇਖੀਏ ਤਾਂ ਫਿਰ ਸੁਭਾਵਕ ਹੀ ਪਤਾ ਚੱਲ ਜਾਂਦਾ ਹੈ ਕਿ :

ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀਂ ਕੋਈ ॥

(ਰਾਗ ਆਸਾ ਨਾਮਦੇਉ ਜੀ, ਪੰਨਾ 485)

ਇਕ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖਾਂ ਪੁੱਛਿਆ ਕਿ ਇਹ ਸੰਸਾਰ ਬ੍ਰਹਮ ਤੋਂ ਪੈਦਾ ਹੋਇਆ ਹੈ ਤਾਂ ਬ੍ਰਹਮ ਵਰਗਾ ਕਿਉਂ ਨਹੀਂ ਤੇ ਜੇਕਰ ਪਰਮਾਤਮਾ ਤੋਂ ਜਗਤ ਦਾ ਬਣਨਾ ਮੰਨ ਲਈਏ ਤਾਂ ਪਰਮਾਤਮਾ ਵਿਚ ਜਨਮ ਹੋਣ ਨਾਲ, ਉਹ ਅਜਨਮਾ ਕਿਵੇਂ ਹੋਵੇਗਾ? ਜੋ ਜਵਾਬ ਗੁਰੂ ਸਾਹਿਬ ਜੀ ਨੇ ਦਿੱਤਾ, ਉਹ ਭਾਈ ਸੰਤੋਖ ਸਿੰਘ ਜੀ ਨੇ ਗੁਰ ਪ੍ਰਤਾਪ ਸੂਰਜ ਵਿਚ ਇੰਝ ਦਰਜ ਕੀਤਾ ਹੈ :

ਵਿਵਰਤ ਵਾਦ ਇਹੁ ਹਮ ਨੇ ਕਹਿਓ ।  
ਮਿਥਿਆ ਪ੍ਰਪੰਚ ਬ੍ਰਹਮ ਤੇ ਲਹਿਓ ।  
ਯਥਾ ਰਜੂ ਤੇ ਸਰਪ ਉਪ ਸੰਤਾ ।  
ਭੈ ਆਦਿਕ ਤੇ ਕੰਪ ਉਠੰਤਾ ।  
ਵਾਦ ਪ੍ਰਨਾਮ ਅਪਰ ਬਿਧ ਮਾਨੋ ।  
ਯਥਾ ਦੂਧ ਤੇ ਦਾਧ ਹੋਇ ਜਾਨੋ ।  
ਦਾਧ ਤੇ ਦੂਧ ਬਹੁਰ ਹੋਇ ਨਾਹਿ ।  
ਪੁਰਬ ਰੂਪ ਨਾਸ਼ ਹੋਇ ਤਾਂਹਿ ।

ਦੋ ਤਰ੍ਹਾਂ ਦੀ ਉਤਪਤੀ ਹੁੰਦੀ ਹੈ—ਇਕ ਵਿਵਰਤਵਾਦ ਵਿਚ ਤੇ ਦੂਸਰੀ ਪਰਿਣਾਮਵਾਦ ਵਿਚ। ਜਿਵੇਂ ਰੱਸੀ ਤੋਂ ਸਰਪ ਬਣਦਾ ਹੈ ਪਰ ਹਨੇਰੇ ਦੇ ਕਾਰਣ। ਪਾਣੀ ਤੋਂ ਬੁਦਬੁਦਾ ਬਣਦਾ ਹੈ, ਉਸ ਨੂੰ ਵਿਵਰਤਵਾਦ ਦੀ ਉਤਪਤੀ ਕਿਹਾ ਜਾਂਦਾ ਹੈ। ਜਿਸ ਨਾਲ ਅਸਲੀ ਰੂਪ ਕਾਇਮ ਰਹੇ, ਪਰ ਨਜ਼ਰ ਕੁਝ ਹੋਰ ਆਵੇ, ਜਿਵੇਂ ਰੱਸੀ ਸਦੀਵੀ ਮੌਜੂਦ ਹੋਣ ਦੇ ਬਾਵਜੂਦ ਵੀ ਸਰਪ ਨਜ਼ਰ ਆਇਆ। ਪਾਣੀ ਤੋਂ ਬਰਫ ਬਣ ਜਾਏ ਤਾਂ ਵੀ ਪਾਣੀ ਹੀ ਹੈ। ਪਰ ਪਾਣੀ ਤੇ ਬਰਫ ਦੇ ਕੰਮ ਵਿਚ ਵੀ ਫਰਕ ਪੈ ਜਾਂਦਾ ਹੈ, ਪਾਣੀ ਨਾਲ ਕਿਸੇ ਨੂੰ ਚੋਟ ਨਹੀਂ ਪੁੰਚਾਈ ਜਾ ਸਕਦੀ, ਪਰ ਬਰਫ ਨਾਲ ਕਿਸੇ ਦਾ ਸਿਰ ਵੀ ਪਾੜਿਆ ਜਾ ਸਕਦਾ ਹੈ। ਪਾਣੀ ਵਿਚ ਚੱਲਣਾ ਗਤੀ ਹੈ ਪਰ ਬਰਫ ਵਿਚ ਜੜਤ ਹੈ। ਇਹ ਬਰਫ ਬਣ ਕੇ ਭਾਵੇਂ ਕਈ ਸਾਲ ਤਕ ਠੋਸ ਬਣੀ ਰਹੇ ਪਰ ਜਦੋਂ ਵੀ ਗਰਮੀ ਲੱਗੇਗੀ ਇਹ ਫਿਰ ਪਾਣੀ ਦੇ ਰੂਪ ਵਿਚ ਹੀ ਪ੍ਰਤੱਖ ਨਜ਼ਰ ਆਏਗੀ। ਤਿਵੇਂ ਹੀ ਬਰਫ ਬਣ ਕੇ ਵੀ ਪਾਣੀ ਹੀ ਹੈ। ਇਸ ਨੂੰ ਵਿਵਰਤਵਾਦ ਕਹਿੰਦੇ ਹਨ। ਤਿਵੇਂ ਹੀ ਇਹ ਜਗਤ ਭਾਵੇਂ ਲੰਬੇ ਸਮੇਂ ਤਕ ਬਣਿਆ ਨਜ਼ਰ ਆਵੇ ਪਰ ਫਿਰ ਵੀ ਪਰਮਾਤਮਾ ਦਾ ਵਿਵਰਤਵਾਦ ਹੀ ਹੈ, ਭਾਵ ਪਰਮਾਤਮਾ ਹੀ ਹੈ। ਜਿਵੇਂ ਰੱਸੀ ਵਿਚ ਸਰਪ ਸਿਰਦਾ ਸਾਡੀ ਬੁੱਧੀ ਵਿਚ ਹੁੰਦਾ ਹੈ ਤਿਵੇਂ ਹੀ ਇਸ ਪਸਾਰੇ ਨੂੰ ਸੰਸਾਰ ਰੂਪ ਵਿਚ ਦੇਖਣਾ ਵੀ ਸਾਡੀ ਅਗਿਆਨਤਾ ਦੀ ਬੁੱਧੀ ਵਿਚ ਹੀ ਹੈ।

ਪਰਿਣਾਮਵਾਦ ਵਿਚ ਇਕ ਚੀਜ਼ ਦੀ ਹੈਸੀਅਤ ਬਦਲ ਕੇ ਹੋਰ ਰੂਪ ਧਾਰ ਲੈਂਦੀ ਹੈ, ਜਿਵੇਂ ਦੁੱਧ ਤੋਂ ਢਾਨ ਜਾਂਦਾ ਹੈ ਤੇ ਉਹ ਫਿਰ ਦੁੱਧ ਦਾ ਰੂਪ ਨਹੀਂ ਰਹਿ ਜਾਂਦਾ। ਇਸ ਤਰ੍ਹਾਂ ਪਰਮਾਤਮਾ ਤੋਂ ਜਗਤ ਨਹੀਂ ਬਣਿਆ ਕਿ ਹੁਣ ਇਹ ਸੰਸਾਰ ਦੀ ਹੋਂਦ ਪਰਮਾਤਮਾ ਤੋਂ ਵੱਖੀ ਹੋ ਗਈ ਹੋਵੇ, ਸਗੋਂ ਇਸ ਸੰਸਾਰ ਦੇ ਰੂਪ ਵਿਚ ਪਰਮਾਤਮਾ ਹੀ ਨਜ਼ਰ ਆ ਰਿਹਾ ਹੈ।

ਬਾਜੀਗਰਿ ਜੈਸੇ ਬਾਜੀ ਪਾਈ ॥ ਨਾਨਾ ਰੂਪ ਭੇਖ ਦਿਖਲਾਈ ॥  
 ਸਾਂਗੁ ਉਤਾਰਿ ਬੰਮਿਓ ਪਾਸਾਰਾ ॥ ਤਬ ਏਕੈ ਏਕੰਕਾਰਾ ॥  
 ਕਵਨ ਰੂਪ ਦ੍ਰਿਸ਼ਟਿਓ ਬਿਨਸਾਇਓ ॥  
 ਕਤਹਿ ਗਾਇਓ ਉਹੁ ਕਤ ਤੇ ਆਇਓ ॥ ਰਹਾਉ ॥  
 ਜਲ ਤੇ ਉਠਹਿ ਅਨਿਕ ਤਰੰਗਾ ॥ ਕਨਿਕ ਭੁਖਨ ਕੀਨੇ ਬਹੁ ਰੰਗਾ ॥  
 ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥ ਫਲ ਪਕੇ ਤੇ ਏਕੰਕਾਰਾ ॥  
 ਸਹਸ ਘਟਾ ਮਹਿ ਏਕੁ ਆਕਾਸੁ । ਘਟ ਛੁਟੇ ਤੇ ਓਹੀ ਪ੍ਰਗਾਸੁ ॥  
 ਭਰਮ ਲੋਭ ਮੋਹ ਮਾਇਆ ਵਿਕਾਰ ॥ ਭ੍ਰਮ ਛੁਟੇ ਤੇ ਏਕੰਕਾਰ ॥

(ਸੁਹੀ ਮ: ੫, ਪੰਨਾ 736)

ਜਿਸ ਦਿਨ ਭਰਮ ਦੂਰ ਹੋ ਗਿਆ ਤਾਂ ਅਸਲੀਅਤ ਨਜ਼ਰ ਆਏਗੀ। ਸਤਿ ਸਿਮਰਨ ਤੇ ਸਤਿ ਚਿੰਤਨ ਦੁਆਰਾ ਹੀ ਅਸਲੀਅਤ ਦੇਖੀ ਜਾ ਸਕਦੀ ਹੈ। ਇਕ ਗਾਬਾ ਹੈ—ਇਕ ਮਾਲੀ ਤੇ ਇਕ ਸੁਨਿਆਰੇ ਦੀ ਆਪਸ ਵਿਚ ਸਿੱਤਰਤਾ ਹੋ ਗਈ। ਹਰ ਰੋਜ਼ ਇਕ ਦੂਸਰੇ ਨੂੰ ਮਿਲਿਆ ਕਰਨ। ਇਕ ਦਿਨ ਮਾਲੀ ਨੇ ਆਪਣੇ ਬਾਗ ਵਿਚ ਸੁਨਹਿਰੀ ਗੁਲਾਬ ਲਗਾਇਆ। ਕੁਝ ਚਿਰ ਬਾਅਦ ਜਦੋਂ ਛੁੱਲ ਲੱਗੇ ਤਾਂ ਆਪਣੇ ਦੋਸਤ ਸੁਨਿਆਰੇ ਨੂੰ ਕਹਿਣ ਲੱਗਾ ਕਿ ਮੇਰੇ ਬਾਗ ਵਿਚ ਸੁਨਹਿਰੀ ਗੁਲਾਬ ਦੇ ਬੜੇ ਛੁੱਲ ਖਿੜੇ ਹੋਏ ਹਨ, ਅੱਜ ਤੂੰ ਮੇਰੇ ਬਾਗ ਵਿਚ ਆਵੋਂ। ਆਪਣੇ ਦੋਸਤ ਦੇ ਸੱਦੇ 'ਤੇ ਸੁਨਿਆਰਾ ਬਾਗ ਵਿਚ ਆ ਗਿਆ। ਮਾਲੀ ਨੇ ਬੜੇ ਚਾਅ ਨਾਲ ਸੁਨਹਿਰੀ ਗੁਲਾਬ ਦਿਖਾਇਆ ਤੇ ਜਦ ਮਾਲੀ ਨੇ ਬੜੀ ਤਾਗੀਡ ਕੀਤੀ ਕਿ ਇਹ ਸੁਨਹਿਰੀ ਗੁਲਾਬ ਸੁੱਚਾ ਗੁਲਾਬ ਹੈ ਤਾਂ ਉਸ ਮਾਲੀ ਦਾ ਦੋਸਤ ਸੁਨਿਆਰਾ ਆਪਣੀ ਜੇਬ ਵਿੱਚੋਂ ਸੋਨਾ ਪਰਖਣ ਵਾਲੀ ਕਸਵੱਟੀ ਕੱਢ ਕੇ ਗੁਲਾਬ ਨੂੰ ਪਰਖਣ ਲੱਗਾ। ਜਦ ਸੁਨਹਿਰੀ ਗੁਲਾਬ ਨੂੰ ਕਸਵੱਟੀ 'ਤੇ ਘਸਾ ਕੇ ਦੇਖਿਆ ਤੇ ਕਹਿਣ ਲੱਗਾ ਕਿ ਐ ਦੋਸਤ! ਇਹ ਤੇਰਾ ਗੁਲਾਬ ਨਕਲੀ ਹੈ। ਮੇਰੀ ਕਸਵੱਟੀ ਨੇ ਪਰਖ ਕਰ ਕੇ ਦੱਸ ਦਿੱਤਾ ਹੈ। ਮਾਲੀ ਕਹਿਣ ਲੱਗਾ ਕਿ ਮੇਰਾ ਗੁਲਾਬ ਝੂਠਾ ਗੁਲਾਬ ਨਹੀਂ, ਤੇਰੀ ਕਸਵੱਟੀ ਨਕਲੀ ਹੈ। ਸੁਨਿਆਰਾ ਕਹਿਣ ਲੱਗਾ ਕਿ ਮੇਰੀ ਕਸਵੱਟੀ ਨੇ ਅੱਜ ਤਕ ਕਈ ਕਿੱਲੇ ਸੋਨਾ ਪਰਖਿਆ ਹੈ, ਇਹ ਕਸਵੱਟੀ ਨਕਲੀ ਨਹੀਂ ਹੋ ਸਕਦੀ। ਮਾਲੀ ਨੇ ਆਖਿਆ ਕਿ ਤੇਰੀ ਪੱਥਰ ਦੀ ਕਸਵੱਟੀ ਸੋਨਾ ਪਰਖਣ ਲਈ ਤਾਂ ਅਸਲੀ ਹੋਵੇਗੀ ਪਰ ਸੁਨਹਿਰੀ ਗੁਲਾਬ ਪਰਖਣ ਲਈ ਇਹ ਕਿਸੇ ਕੰਮ ਦੀ ਨਹੀਂ। ਗੁਲਾਬ ਪਰਖਣ ਵਾਸਤੇ ਨੱਕ ਦੀ ਕਸਵੱਟੀ ਚਾਹੀਦੀ ਹੈ। ਨੱਕ ਨਾਲ ਦੇਖ ਕਿ ਛੁੱਲ ਵਿਚ ਬੁਸ਼ਬੂ ਹੈ ਕਿ ਨਹੀਂ। ਸੁਨਿਆਰਾ ਕਹਿਣ ਲੱਗਾ ਕਿ ਅੱਜ ਪਹਿਲੀ ਵਾਰ ਮੈਨੂੰ ਪਤਾ ਲੱਗੇ ਕਿ ਨੱਕ ਵੀ ਕਸਵੱਟੀ ਹੈ।

ਤਿਵੇਂ ਹੀ ਇਸ ਸੰਸਾਰ ਨੂੰ ਜਦ ਬਿਬੇਕ ਬੁੱਧੀ ਰਾਹੀਂ ਦੇਖਿਆ ਜਾਂਦਾ ਹੈ, ਤਾਂ ਸਾਰਾ ਸੰਸਾਰ ਨਿਰੰਕਾਰ ਦਾ ਰੂਪ ਨਜ਼ਰ ਆਉਂਦਾ ਹੈ। ਸਾਰੇ ਆਕਾਰ ਨਿਰੰਕਾਰ ਦਾ ਰੂਪ ਨਜ਼ਰ ਆਵਣ, ਇਹੀ ਸਹੀ ਦੇਖਣੀ ਹੈ। ਗੁਰੂ ਸਾਹਿਬ ਜੀ ਦਾ ਛੁਰਮਾਨ ਹੈ: ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥

(ਗਊੜੀ ਬਾਵਨ ਅਖਗੀ ਮ: ੫, ਪੰਨਾ 250)

ਭਾਈ ਗੁਰਦਾਸ ਜੀ ਦਾ ਕਥਨ ਹੈ:

ਜੈਸੇ ਤਉ ਚੰਪਕ ਬੇਲ ਬਿਚਿਧਿ ਬਿਥਾਰ ਚਾਰੁ ॥  
 ਬਾਸਨਾ ਪ੍ਰਗਾਟ ਹੋਤ ਛੁਲ ਹੀ ਮੈ ਜਾਇ ਕੈ ॥  
 ਜੈਸੇ ਦੁਮ ਦੀਰਘ ਸੂਰੂਪ ਦੇਖੀਐ ਪ੍ਰਸਿਧ,  
 ਸ਼ਾਦ ਰੱਸ ਹੋਤ ਫਲ ਹੀ ਮੈ ਪੁਨ ਆਇ ਕੈ ॥  
 ਜੈਸੇ ਗੁਰ ਗਿਆਨ ਰਾਗ ਨਾਦ ਹਿਰਦੈ ਬਸਤ,  
 ਕਰਤ ਪ੍ਰਕਾਸ ਤਾਸ ਰਸਨਾ ਰਸਾਇ ਕੈ ॥  
 ਤੈਸੇ ਘਟ ਘਟ ਬਿਖੈ ਪੂਰਨ ਬ੍ਰਹਮ ਰੂਪ,  
 ਜਾਨੀਐ ਪ੍ਰਤਛ ਮਹਾਂ ਪੁਰਖ ਮਨਾਇ ਕੈ ॥ਪੰਦੀ॥

ਭਾਈ ਸਾਹਿਬ ਜੀ ਕਥਨ ਕਰਦੇ ਹਨ ਕਿ ਚੰਬੇ ਦੀ ਬੇਲ ਭਾਵੇਂ ਕਿੰਨੇ ਵੀ ਫੈਲਾਓ ਵਿਚ ਹੋਵੇ, ਪਰ ਪੱਤੇ-ਟਾਹਣੀਆਂ ਤੋਂ ਬੁਸ਼ਬੂ ਨਹੀਂ ਲਈ ਜਾ ਸਕਦੀ, ਬੁਸ਼ਬੂ ਤਾਂ ਛੁੱਲ ਲੱਗਣ 'ਤੇ ਛੁੱਲ ਵਿੱਚੋਂ ਹੀ ਮਿਲਦੀ ਹੈ। ਜਿਵੇਂ ਕਿਸੇ ਵੀ ਫਲ ਦੇ ਬੂਟੇ ਨੂੰ ਦੇਖ ਕੇ ਪਛਾਣ ਕਰ ਲਈ ਜਾਂਦੀ ਹੈ ਕਿ ਇਹ ਕਿਸ ਫਲ ਦਾ ਬੂਟਾ ਹੈ, ਪਰ ਨੂੰ ਦੇਖ ਕੇ ਪਛਾਣ ਕਰ ਲਈ ਜਾਂਦੀ ਹੈ ਕਿ ਇਹ ਕਿਸ ਫਲ ਦਾ ਬੂਟਾ ਹੈ। ਜਿਸ ਤਰ੍ਹਾਂ ਕੋਈ ਗਾਇਕ ਭਾਵੇਂ ਚੰਗੇ ਰਾਗ ਦੀਆਂ ਧੂਨਾਂ ਹਿਰਦੇ ਵਿਚ ਜਾਣਦਾ ਹੈ। ਜਿਸ ਤਰ੍ਹਾਂ ਕੋਈ ਗਾਇਕ ਭਾਵੇਂ ਚੰਗੇ ਰਾਗ ਦੀਆਂ ਧੂਨਾਂ ਹਿਰਦੇ ਵਿਚ ਵਿਆਪਕ ਹੈ, ਪਰ ਜਦੋਂ ਰਸਨਾ ਨਾਲ ਰਾ ਕੇ ਕੁਝ ਸੁਣਾਂਦਾ ਹੈ ਤਦ ਹੀ ਉਸ ਦੇ ਰਾਗ ਤੋਂ ਹੋਵੇ, ਪਰ ਜਦੋਂ ਰਸਨਾ ਨਾਲ ਰਾ ਕੇ ਕੁਝ ਸੁਣਾਂਦਾ ਹੈ। ਤਿਵੇਂ ਹੀ ਪਰਮੇਸ਼ਰ ਤਾਂ ਘਟਿ ਘਟਿ ਵਿਚ ਵਿਆਪਕ ਹੈ, ਪਰ ਮਹਾਂਪੁਰਖਾਂ ਦੀ ਸੰਗਤ ਕਰਨ ਨਾਲ ਹੀ, ਬਾਰ ਬਾਰ ਸਿਮਰਨ ਅਭਿਆਸ ਤੇ ਬ੍ਰਹਮ ਚਿੰਤਨ ਰਾਹੀਂ ਹੀ ਸਾਹਮਣੇ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ। ਪਰਮੇਸ਼ਰ ਨਾਲ ਇਕਮਿਕਤਾ ਹੀ ਆਨੰਦ ਦਾ ਸੌਮਾ ਬਣ ਜਾਂਦੀ ਹੈ।

ਜਦੋਂ ਸਭ ਵਿਚ ਪਰਮੇਸ਼ਰ ਹੀ ਨਜ਼ਰ ਆਉਂਦਾ ਹੈ ਤਾਂ ਫਿਰ ਕਿਸੇ ਨਾਲ ਕੋਈ ਨਵਰਤ ਨਹੀਂ, ਕੋਈ ਭੇਦ-ਭਾਵ ਨਹੀਂ ਰਹਿ ਜਾਂਦਾ। ਫਿਰ ਤਾਂ:

ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਥ ਮਾਹਿ ॥  
 ਮੰਦਾ ਕਿਸ ਨੌ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥

(ਸਲੋਕ ਫਰੀਦ ਜੀ, ਮ: ੫, ਪੰਨਾ 1381)

ਜਿਵੇਂ ਕਿ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦਾ ਕਥਨ ਹੈ:

ਰਲ ਦੋ ਚਾਤਰ ਘਰ ਘੁਮਿਆਗਾਂ ਭਾਂਡੇ ਲੈਣ ਜੋ ਆਏ।  
 ਚਿੱਬੇ, ਪਿੱਲੇ ਤਿੱਕੇ ਦਸਣ ਵੇਖਣ ਜਾਂ ਟਣਕਾਏ।  
 ਭਾਂਡੇ ਬੋਲੇ ਸ਼ਾਲਾ ਜੀਉ ਸਾਡੇ ਐਬ ਨਾ ਫੌਲੇ,  
 ਕੋਈ ਆਪ ਬਣੇ ਹਾਂ! ਜਾਓ ਉਸ ਆਏ, ਜਿਨ੍ਹਾਂ ਅਸਾਂ ਬਣਾਏ।

ਜਿਵੇਂ ਭਾਂਡੇ ਖੁਦ ਨਹੀਂ ਬਣਦੇ, ਘੁਮਿਆਰ ਦੇ ਹੀ ਬਣਾਏ ਬਣਦੇ ਹਨ ਤੇ  
ਭਾਂਡੇ ਬਣ ਕੇ ਵੀ ਉਹ ਮਿੱਟੀ ਹੀ ਹਨ, ਤਿਵੇਂ ਇਹ ਸਾਰਾ ਸੰਸਾਰ ਵੀ ਪ੍ਰਭੂ ਦਾ  
ਹੀ ਬਣਾਇਆ ਹੋਇਆ ਹੈ। ਇਹ ਜਗਤ ਬਣ ਕੇ ਵੀ ਬ੍ਰਹਮ ਹੀ ਹੈ।

ਮਾਟੀ ਏਕ ਅਨੇਕ ਭਾਂਡਿ ਕਰਿ ਸਾਜੀ ਸਾਜਨਹਾਰੈ ॥

ਨਾ ਕਛੂ ਪੋਥ ਮਾਟੀ ਕੇ ਭਾਂਡੇ ਨਾ ਕਛੂ ਪੋਥ ਕੁੰਭਾਰੈ ॥

(ਪ੍ਰਭਾਤੀ ਕਬੀਰ ਜੀ, ਪੰਨਾ 1350)

ਇਕ ਵਾਰੀ ਇਕ ਸ਼ੀਸ਼ ਮਹਿਲ ਵਿਚ ਕੁੱਤਾ ਵੜ ਗਿਆ। ਇਹ ਜਿਧਰ ਵੀ  
ਦੇਖੇ ਇਸ ਨੂੰ ਆਪਣੇ ਵਰਗੇ ਕਈ ਕੁੱਤੇ ਨਜ਼ਰ ਆਉਣ। ਉਹਨਾਂ ਨੂੰ ਦੂਸਰੇ ਕੁੱਤੇ  
ਸਮਝ ਕੇ ਜ਼ੋਰ ਜ਼ੋਰ ਦੀ ਭੌਂਕੇ ਤੇ ਅਗਾਂਹ ਹੋ ਕੇ ਵੱਡਣ ਲਈ ਜਾਵੇ ਪਰ ਆਪਣਾ  
ਹੀ ਮੂੰਹ ਜ਼ਖਮੀ ਹੋ ਜਾਵੇ। ਇੰਝ ਕਰ ਕਰ ਕੇ ਉਹ ਖੁਦ ਆਪ ਹੀ ਜ਼ਖਮੀ ਹੋ ਕੇ  
ਮਰ ਗਿਆ। ਸੋ, ਸ਼ੀਸ਼ ਮਹਿਲ ਵਿਚ ਅਗਰ ਕੁੱਤਾ ਜਾਏਗਾ ਤਾਂ ਚੈਨ ਨਹੀਂ ਲੈ ਸਕੇਗਾ;  
ਲੇਕਿਨ ਅਗਰ ਮਨੁੱਖ ਰਹੇਗਾ ਤਾਂ ਆਪਣੇ ਰੂਪ ਨੂੰ ਹਰ ਪਾਸਿਓਂ ਦੇਖ ਦੇਖ ਕੇ ਖੁਸ਼  
ਹੋਵੇਗਾ। ਤਿਵੇਂ ਹੀ ਜਦ ਬ੍ਰਹਮ ਬਿਰਤੀ ਬਣਦੀ ਹੈ ਤਾਂ ਹਰ ਇਕ ਵਿਚ ਆਪਣਾ  
ਹੀ ਆਤਮਾ-ਰੂਪ ਨਜ਼ਰ ਆਉਂਦਾ ਹੈ, ਦੂਸਰਾ ਵੱਖਰਾ ਆਤਮਾ ਨਹੀਂ ਦਿੱਸਦਾ :

ਆਤਮਾ ਪਰਾਤਮਾ ਏਕੋ ਕਰੈ ॥

ਅੰਤਰ ਕੀ ਢੁਬਿਧਾ ਅੰਤਰਿ ਮਰੈ ॥

(ਧਨਾਸਰੀ ਮ: ੧, ਪੰਨਾ 661)

ਉਸ ਅੰਦਰੋਂ ਆਪਣਾ ਆਪ ਤੇ ਦੂਸਰਾ ਬਿਗਾਨੇਪਨ ਦਾ ਭੇਦ ਮਿਟ ਕੇ ਹਰ  
ਥਾਂ ਇਕ ਹੀ ਪਰਮਾਤਮਾ ਨਜ਼ਰ ਆਉਂਦਾ ਹੈ ਅਤੇ ਇਸ ਤਰ੍ਹਾਂ ਉਹ ਜਾਣ ਲੈਂਦਾ  
ਹੈ ਕਿ ਇਹ ਜਗਤ ਵੀ ਬ੍ਰਹਮ-ਰੂਪ ਹੈ ਅਤੇ ਬ੍ਰਹਮ ਹੀ ਜਗਤ-ਰੂਪ—ਮਨੁੱਖ-ਰੂਪ  
ਆਦਿਕ ਬਣ ਕੇ ਨਜ਼ਰ ਆ ਰਿਹਾ ਹੈ।

ਬ੍ਰਹਮ ਦੀ ਅਸਲੀਅਤ ਸਮਝਣ ਨਾਲ ਜਗਤ ਦਾ ਅਸਲੀ ਰੂਪ ਵੀ ਬ੍ਰਹਮ-ਰੂਪ  
ਹੀ ਨਜ਼ਰ ਆਉਂਦਾ ਹੈ :

ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥

ਆਤਮ ਪਸਾਰਾ ਕਰਣਹਾਰਾ, ਪ੍ਰਭ ਬਿਨਾ ਨਹੀਂ ਜਾਣੀਐ ॥

(ਬਿਲਾਵਲੁ ਮ: ੫, ਪੰਨਾ 846)

ਸੋ, ਹਿਰਦੇ ਵਿਚ ਬਿਬੇਕ ਪ੍ਰਕਾਸ਼ ਰਾਹੀਂ ਹੀ ਜਾਣ ਸਕਾਂਗੇ ਕਿ ਇਹ ਜਗਤ  
ਹੀ ਪਰਮਾਤਮਾ ਹੈ ਤੇ ਪਰਮਾਤਮਾ ਹੀ ਜਗਤ-ਰੂਪ ਹੈ।